

ਕਵਿ ਦਰਸ਼ਨ ਰਚਿਤ
ਵਾਰ ਅੰਮ੍ਰਿਤਸਰ ਕੀ



ਸੰਪਾਦਕ—
ਗੰਡਾ ਸਿੰਘ, ਐਮ. ਏ.
ਡਾਇਰੋਕਟਰ ਅੱਡੇ ਆਰਕਾਈਵਸ
ਪਟਿਆਲਾ

ਸਿੱਖ ਹਿਸਟਰੀ ਸੈਸਾਇਟੀ
ਅੰਮ੍ਰਿਤਸਰ
੧੯੫੧
੪੬੩ ਗੁ: ਨਾ:

Kirpal Singh.

Khalsa College,
A mritsar.

ਕਵਿ ਦਰਸ਼ਨ ਰਚਿਤ

ਵਾਰ ਅੰਮ੍ਰਿਤਸਰ ਕੀ



ਸੰਪਾਦਿਕ—

ਗੰਡਾ ਸਿੰਘ, ਐਮ. ਏ.
ਡਾਇਰੈਕਟਰ ਮੋਹ ਆਰਕਾਈਵਜ਼
ਪਟਿਆਲਾ

ਸਿੱਖ ਹਿਸਟਰੀ ਸੋਸਾਇਟੀ

ਅੰਮ੍ਰਿਤਸਰ
੧੯੪੭

ਭੇਟਾ ॥)

ਭੇਟਾ ਗੁ: ਨਾ:



ਵਾਰ ਅੰਮ੍ਰਿਤਸਰ ਕੀ

ਆਰੰਭਕ ਸ਼ਬਦ

ਇਹ 'ਵਾਰ ਅੰਮ੍ਰਿਤਸਰ ਕੀ' ਮੈਨੂੰ ਇਕ ਪੁਰਾਤਨ ਪੋਥੀ ਵਿੱਚੋਂ ਮਿਲੀ ਹੈ ਜਿਸ ਵਿਚ ਕਿ ਇਸ ਤੋਂ ਬਿਨਾਂ 'ਵਾਰ ਕਾਨੂ ਕੰਸ ਕੀ', 'ਪ੍ਰੇਮ ਰਾਧੇ ਕਿਸ਼ਨ ਕਾ', 'ਸਾਖੀ ਭਾਈ ਲਾਲੇ ਦੀ', 'ਗਰਭ ਰੀਤਾ' 'ਬਾਰਾ-ਮਾਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਾ' 'ਮੌਜਲ ਸਿੰਘ ਗੁੰਬਦ ਕਿੱਸਾ ਸੋਹਣੀ ਮਹੀਂਵਾਲ ਦਾ' ਕਵਿ ਹਾਸ਼ਮ ਕ੍ਰਿਤ, ਆਦਿ ਕੁਝ ਹੋਰ ਭੀ ਰਚਨਾਵਾਂ ਇਕੱਠੀਆਂ ਕੀਤੀਆਂ ਹੋਈਆਂ ਹਨ।

'ਵਾਰ ਅੰਮ੍ਰਿਤਸਰ ਕੀ' ਇਕ ਅਦੁਤੀ ਲਿਖਤ ਹੈ। ਇਸ ਕਰਕੇ ਹੀ ਅਦੁਤੀ ਨਹੀਂ ਕਿ ਇਸ ਦੀ ਹੋਰ ਕੋਈ ਕਾਪੀ ਦੇਖਣ ਵਿਚ ਨਹੀਂ ਆਈ, ਬਲਕਿ ਇਸ ਕਰਕੇ ਭੀ ਕਿ ਇਸ ਵਿਚ ਦਰਜ ਇਤਿਹਾਸਕ ਘਟਨਾਵਾਂ ਦਾ ਕਿਸੇ ਹੋਰ ਸਮਕਾਲੀ ਲੇਖਕ ਨੇ ਇਤਨਾ ਵਿਸਥਾਰ ਸਹਿਤ ਵਰਣਨ ਨਹੀਂ ਕੀਤਾ। ਭਾਈ ਕੇਸਰ ਸਿੰਘ ਛਿੱਬਰ ਨੇ ਆਪਣੀ ਪੋਥੀ 'ਬੰਸਾਵਲੀ-ਨਾਮਾ' ਦਸਾਂ ਪਾਤਸ਼ਾਹੀਆਂ ਕਾ' ਦੇ ਚੌਪਈਂ ਚਰਣ ਵਿਚ ਇਸ ਘਟਨਾ ਦਾ ਜ਼ਿਕਰ ਕੀਤਾ ਹੈ, ਪਰ ਉਸ ਵਿਚ ਨਾ ਤਾਂ ਇਤਨਾ ਵਿਸਥਾਰ ਹੀ ਹੈ ਅਤੇ ਨਾ ਹੀ ਘਟਨਾਵਾਂ ਦਾ ਨਿਖੇੜਾ। ਇਹ ਘਟਨਾਵਾਂ ਉਸ ਦੀਆਂ ਅੱਖੀਂ-ਡਿੱਠੀਆਂ ਭੀ ਨਹੀਂ ਹਨ ਅਤੇ ਜਿਨ੍ਹਾਂ ਤੋਂ ਉਸ ਨੇ ਇਹ ਸੁਣੀਆਂ ਹਨ, ਜਾਂ ਤਾਂ ਉਨ੍ਹਾਂ ਨੇ ਇਨ੍ਹਾਂ ਨੂੰ ਰਲਾ ਮਿਲਾ ਕੇ ਇੱਕ ਕਰ ਵਿੱਤਾ ਹੈ, ਜਾਂ ਛੋਟੀ ਉਮਰੇ ਸੁਣੀਆਂ ਹੋਈਆਂ ਹੋਣ ਕਰਕੇ ਖੁਦ ਭਾਈ ਕੇਸਰ ਸਿੰਘ ਨੂੰ ਹੀ ਚੰਗੀ ਤਰ੍ਹਾਂ ਯਾਦ ਨਹੀਂ ਰਹੀਆਂ। ਉਸ ਨੇ “ਸੰਮਤ ਅਠਰਾਂ ਸੌ ਛੱਤੀ ਬੀਤੇ ਭੇਗ ਪੋਥੀ ਦਾ ਪਾਇਆ” ਅਤੇ “ਅਸੂ ਸੁਦੀ ਇਕਾਦਸੀ ਇਹ ਪੋਥੀ ਪੂਰੀ ਕੀਤੀ” ਜਦ ਕਿ “ਸਨ ਹਿਜਰੀ ਯਾਰਾਂ ਸੈ ਢੋਰਾਨਵੇਂ ਭੇਟੇ” ਸਨ। ਸੰਮਤ ੧੮੩੬ ਬਿਕਰਮੀ, ੧੦ ਅਪ੍ਰੈਲ ਮੰਨ ੧੯੧੮ ਈਸਵੀ ਨੂੰ ਆਰੰਭ ਹੋ ਕੇ ੮ ਅਪ੍ਰੈਲ ਮੰਨ ੧੯੮੦ ਨੂੰ ਬੀਤ ਗਿਆ ਸੀ, ਅਤੇ ੮ ਅਪ੍ਰੈਲ ਮੰਨ ੧੯੮੦ ਈਸਵੀ ਤੋਂ ਅਗਲਾ ਸੰਮਤ ੧੮੩੭ ਬਿਕ੍ਰਮੀ ਅਰੰਭ ਹੋਇਆ ਸੀ। ਦੂਸਰੇ ਪਾਸੇ ੧੧੯੪ ਹਿਜਰੀ ੧੧ ਜਨਵਰੀ ਮੰਨ ੧੯੮੦ ਈਸਵੀ ਤੋਂ ਸ਼ੁਰੂ ਹੋਇਆ।

੨.

ਸ੍ਰੀ, ਇਸ ਲਈ ਸਨ ੧੯੮੪ ਹਿਜਰੀ ਵਿਚ ਆਉਣ ਵਾਲੀ ਬਿਤ
 ‘ਅਸ ਸੁਦੀ ਇਕਾਦਸੀ’ ਸਨ ੧੯੮੦ ਈਸਵੀ ਵਿਚ ਹੀ ਆ ਸਕਦੀ
 ਹੈ, ਜੋ ਦ ਅਕਤੂਬਰ ਸੰਨ ੧੯੮੦ ਨੂੰ ਬੈਠਦੀ ਹੈ। ਇਸ ਲਈ
 ਭਾਈ ਕੇਸਰ ਸਿੰਘ ਦੇ ਬੰਸਾਵਲੀ ਨਾਮੇ ਦੇ ਸਮਾਪਤ ਹੋਣ ਦੀ ਤਾਰੀਖ
 ਦ ਅਕਤੂਬਰ ਸੰਨ ੧੯੮੦ ਨਿਯਤ ਹੁੰਦੀ ਹੈ। ਇਸ ਵੇਲੇ ਭਾਈ
 ਕੇਸਰ ਸਿੰਘ ਦੀ ਉਮਰ ਕਾਈ ਵੱਡੀ ਹੋਣੀ ਚਾਹੀਦੀ ਹੈ। ਉਹ
 ਬੰਸਾਵਲੀ-ਨਾਮੇ ਦੇ ਅੰਤ ਵਿਚ ਲਿਖਦਾ ਹੈ :

“ਸੱਤਰ ਬਰਸ ਸੋਧ ਮੈਂ ਕੀਤੀ ਤਾਂ ਇਹ ਕਥਾ ਬਣਾਈ”

ਭਾਈ ਕੇਸਰ ਸਿੰਘ ਨੇ ਇਨ੍ਹਾਂ ਘਟਨਾਵਾਂ ਦਾ ਕੋਈ ਸੰਮਤ
 ਮਹੀਨਾ ਨਹੀਂ ਦਿਤਾ, ਪਰ ਘਟਨਾਵਾਂ ਦੀ ਲੜੀ ਵਿਚ ਇਨ੍ਹਾਂ ਨੂੰ
 ਮਾਤਾ ਸਾਹਿਬ ਦੇਈ ਜੀ ਦੇ ਅਕਾਲ ਚਲਾਣੇ ਤੋਂ ਬਾਦ ਲਿਖਿਆ ਹੈ,
 ਅਤੇ ਇਸ ਅਕਾਲ ਚਲਾਣੇ ਦਾ ਸੰਮਤ ੧੯੮੮ ਦੱਸਿਆ ਹੈ।

“ਸੰਮਤ ਸਤਾਰਾਂ ਸੇ ਅਠਾਸੀ ਜਬ ਗਏ।

ਤਬ ਮਾਤਾ ਸਾਹਿਬ ਦੇਈ ਜੀ ਸੁਰਪੁਰ ਨੂੰ ਸਿੱਧ ਕਰਤੇ ਭਏ।”

ਰਾਇ ਚਤੁਰਮਨਿ ਆਪਣੀ ਪੁਸਤਕ ‘ਚਹਾਰ ਗੁਲਸ਼ਨ’ ਵਿਚ
 (ਜੇ ਉਸ ਨੇ ਸੰਨ ੧੯੭੩ ਹਿਜਰੀ, ਸੰਨ ੧੯੮੮-੯੦ ਈਸਵੀ
 ਵਿਚ ਮੁਕਾਈ ਸੀ) ਲਿਖਦਾ ਹੈ ਕਿ ਮਾਤਾ ਸੁੰਦਰੀ ਜੀ ਦੇ ਚਲਾਣੇ ਤੋਂ
 ਇਕ ਸਾਲ ਬਾਦ ਮਾਤਾ ਸਾਹਿਬ ਦੇਈ ਨੇ ਚਲਾਣਾ ਕੀਤਾ ਸੀ।
 ਇਸ ਤਰ੍ਹਾਂ ਮਾਤਾ ਸੁੰਦਰੀ ਜੀ ਦਾ ਚਲਾਣਾ ਸੰਮਤ ੧੯੮੭ ਸੰਨ
 ੧੯੩੦ ਈਵੇਂ ਬਣਦਾ ਹੈ। (ਭਾਈ ਕਾਨੁ ਸਿੰਘ ਜੀ ਨੇ ‘ਮਹਾਨ ਕੋਸ਼’
 ਵਿਚ ਮਾਤਾ ਸੁੰਦਰੀ ਦੇ ਚਲਾਣੇ ਦਾ ਸੰਮਤ ੧੯੦੪ ਬਿਕਰਮੀ ਦਿੱਤਾ
 ਹੈ, ਜੋ ਸਨ ੧੯੪੭ ਈਸਵੀ ਦੇ ਬਗਬਰ ਬੈਠਦਾ ਹੈ)।

ਜੇ ਮਾਤਾ ਸਾਹਿਬ ਦੇਈ ਦੇ ਦੇਹਾਂਤ ਦਾ ਸੰਮਤ ੧੯੮੮ ਮੰਨ
 ਲਿਆ ਜਾਏ ਅਤੇ ਭਾਈ ਕੇਸਰ ਸਿੰਘ ਜੀ ਦੇ ਵਾਕਿਆਤ ਦੀ ਤਰਤੀਬ
 ਭੀ ਸਹੀ ਹੋਵੇ ਤਾਂ ਇਹ ਘਟਨਾਵਾਂ ਸੰਮਤ ੧੯੮੯-੯੦ ਜਾਂ
 ਇਸ ਤੋਂ ਬਾਦ ਹੋਣੀਆਂ ਚਾਹੀਦੀਆਂ ਹਨ। ਇਸ ਤਰ੍ਹਾਂ ਭਾਈ ਕੇਸਰ
 ਸਿੰਘ ਇਨ੍ਹਾਂ ਦਾ ਸਮਕਾਲੀ ਹੋ ਜਾਂਦਾ ਹੈ ਪਰ ਇਹ ਗੱਲ ਠੀਕ ਨਹੀਂ।
 ਜਿਵੇਂ ਕਿ ਅੱਗੇ ਚੱਲ ਕੇ ਦਸਿਆ ਜਾਏਗਾ।

‘ਵਾਰ ਅੰਮ੍ਰਿਤਸਰ ਕੀ’ ਵਿਚ ਇਸ ਘਟਨਾ ਦਾ ਸੰਮਤ ੧੯੯੬

੩.

ਬਿਕਰਮੀ ਰਾਜ ਬਹਾਦੁਰ ਸ਼ਾਹੀ, ਅਤੇ ਕਲਾ ਸ਼ੁਰੂ ਹੋਣ ਦਾ ਦਿਨ
ਬੈਸਾਖੀ ਦਿੱਤਾ ਹੈ। ਕਵੀ ਤੀਸਰੇ ਤੇ ਚੌਥੇ ਬੰਦਾਂ ਵਿਚ ਕਹਿੰਦਾ ਹੈ—
ਸੰਮਤ ਸਤਾਰਾ ਸ੍ਰੀ ਛਿਆਠਿ ਰਾਜ ਬਹਾਦੁਰ ਸ਼ਾਹੀ । ੧੭੦੯
ਚਕੁ ਗੁਰੂ ਕਾ ਘਰੁ ਨਾਨਕ ਕਾ ਦਿਨੁ ਦਿਨੁ ਕਲਾ ਸਵਾਈ ॥੩॥

ਸਹਲ ਕੰਮ ਥੋਂ ਕਾਵਸ ਉੱਠੀ ਕੀ ਬਾਬਤਿ ਤਰਕਾਰੀ
ਦਿਨ ਬੈਸਾਖੀ ਤੁਤ ਝੜਾਏ ਖੋਹੀ ਸਿੰਘਾਂ ਖਾਰੀ ॥ ੪ ॥
ਸੰਮਤ ੧੭੦੯ ਦੀ ਬੈਸਾਖੀ ਵਾਲੇ ਦਿਨ ੨੯ ਮਾਰਚ ਸਨ
੧੭੦੯ ਈਸਵੀ ਸੀ।

ਇਹ ਤਾਰੀਖ ਠੀਕ ਮਾਲੂਮ ਹੁੰਦੀ ਹੈ। ਬਹਾਦੁਰ ਸ਼ਾਹੀ ਰਾਜ
੨੨ ਅਪ੍ਰੈਲ ਸਨ ੧੭੦੯ ਈਸਵੀ ਤੋਂ ਆਰੰਭ ਹੋ ਕੇ—ਜਦ ਕਿ
ਉਹ ਆਪਣੇ ਪਿਤਾ ਔਰੰਗਜ਼ੰਬ ਦੀ ੨੦ ਡਰਵਰੀ ਸਨ ੧੭੦੯
ਈਸਵੀ ਨੂੰ ਮੌਤ ਤੋਂ ਬਾਦ ਲਾਹੌਰ ਗੱਦੀ ਤੇ ਬੈਠਾ ਸੀ—੧੭ ਡਰਵਰੀ
ਸਨ ੧੭੧੨ ਈਸਵੀ ਤੱਕ ਸੀ, ਜਦ ਕਿ ਉਸ ਦੀ ਮੌਤ ਲਾਹੌਰ
ਹੋਈ ਸੀ।

ਸਿੰਘਾਂ ਦੀ ਇਸ ਜੰਗ ਤੇ ਫਤਹ ਦਾ ਜ਼ਿਕਰ ਜੈਪੁਰ-ਰਾਜ ਦੀਆਂ
ਖਬਰਾਂ ਵਿਚ ਭੀ ਆਇਆ ਹੈ। ੨੯ ਰਥੋਂ ਅੱਵਲ ੧੧੨੨ ਹਿਜਰੀ
(੧੮ ਜੇਠ ੧੭੦੯ ਬਿ:) ਦੇ ਇਰਦ ਗਿਰਦ, ਜਦੋਂ ਬਹਾਦੁਰ ਸ਼ਾਹ
ਬਾਦਸ਼ਾਹ ਦੱਖਣੋਂ ਮੁੜ ਕੇ ਰਾਜਪੂਤਾਨੇ ਵਿੱਚ ‘ਟੋਡੇ’ ਪੜਾਉ ਤੇ ਪਹੁੰਚਾ;
ਤਦ ਬਾਦਸ਼ਾਹ ਦੇ ਪੁੱਛਣ ਪੁਰ ‘ਖਾਲਸਾ-ਸਿੱਖਾਂ’ ਦੀ ਹਕੀਕਤ ਬਿਆਨ
ਕਰਦਿਆਂ, ਦੱਸਿਆ ਗਿਆ, ਕਿ—

“ਸਭ ਤੋਂ ਪਹਿਲਾਂ ਤੱਲੁਕਾ ਪਰਗਣਾਂ ਪੱਟੀ ਵਿਚ, ‘ਚੱਕ’
ਪਿੰਡ—ਜੋ ‘ਗੁਰੂ-ਦੱਕ’ ਕਰ ਕੇ ਮਸ਼ਹੂਰ ਹੈ—ਜੁੱਧ ਦਾ ਅਉਸਰ
ਬਣਿਆ। ‘ਖਾਲਸਾ-ਸਿੱਖ’ ਜਿੱਤ ਗਏ। ਲਾਹੌਰ ਵੱਲੋਂ ਭੇਜੀ
ਗਈ ਜਮਈਤ ਉਨ੍ਹਾਂ ਤੇ ਕਾਬੂ ਨਾਂ ਪਾ ਸਕੀ। (ਸਰੋਂ) ਉਹ
ਜਾਲੰਧਰ ਵੱਲ ਸਾਰੇ ਦੇਸ ਉੱਤੇ ਛਾ ਗਏ, ਤੇ ਲੁੱਟ ਮਾਰ
ਕਰਨ ਡਹਿ ਪਏ। ਇਨ੍ਹਾਂ ਹੰਗਾਮਿਆਂ ਵਿਚ ਵਜੀਰ ਖਾਂ ਨੇ
ਆਪਣੀਆਂ ਫੌਜਾਂ ਭੇਜੀਆਂ। ਭਾਵੀ ਵੱਸ, ਉਨ੍ਹਾਂ ਦੇ ਸਰਦਾਰ
ਭੀ ਮਾਰੇ ਗਏ। ਵਜੀਰ ਖਾਂ ਨੇ ਚੂਕਿ ਗੁਰੂ ਗੋਬਿੰਦ ਸਿੰਘ ਦੇ

੪.

ਪੁੱਤ੍ਰ ਮਾਰ ਘੱਤੇ ਸਨ, ਇਸ ਕਰ ਕੇ (ਸਿੱਖ) ਉਸ ਨਾਲ ਦਿਲੀ-ਵੈਰ ਰਖਦੇ ਹਨ। ਇਸੇ ਸਬੱਥ ਵਜ਼ੀਰ ਖਾਂ ਦੇ ਸਾਰੇ ਤੱਲੂਕੇ ਅੰਦਰ ਰੋਲਾ ਤੇ ਅਫੜਾ ਤਫੜੀ ਮਚ ਗਈ ਹੈ। (ਲੇਕਿਨ) ਉਹ ਹਾਲਾਂ ਤੱਕ ਧਨ ਤੇ ਜਨ ਦੇ ਜੋਰ, ਆਪ ਸੀਰੰਦ ਵਿਚ ਤਟਿਆ ਹੋਇਆ ਹੈ। .. .”

ਇਕ ਹੋਰ ਗਵਾਹੀ ਇਸ ਤਾਰੀਖ (ਬੈਸਾਖੀ ੧੭੬੬) ਦੇ ਠੀਕ ਹੋਣ ਦੇ ਹੱਕ ਵਿਚ ਇਹ ਹੈ ਕਿ ਇਸ ਵੇਲੇ ਦੇ ਲਾਹੌਰ ਦੇ ਨਾਜ਼ਮ ਦਾ ਨਾਮ ਅਸਲਮ ਖਾਨ ਦਿਤਾ ਹੋਇਆ ਹੈ, ਜੋ ਠੀਕ ਬਹਾਦੁਰ ਸ਼ਾਹ ਬਾਦਸ਼ਾਹ ਦੇ ਵੇਲੇ ਹੀ ਹੋਇਆ ਹੈ। ਉਸ ਦੇ ਪਿਛੋਂ ਜਹਾਂਦਾਰ ਸ਼ਾਹ ਦੇ ਵੇਲੇ ਲਾਹੌਰ ਦਾ ਨਾਜ਼ਮ ਜ਼ਬਰਦਸਤ ਖਾਨ ਸੀ ਤੇ ਫੱਰਖਸ਼ੀਅਰ, ਮੁਹੰਮਦ ਸ਼ਾਹ ਅਤੇ ਅਹਿਮਦ ਸ਼ਾਹ ਦੇ ਵੇਲੇ ਅਬਦੱਸਮੱਦ ਖਾਨ ਤੇ ਉਸ ਦੇ ਪੁੱਤਰ ਪੇਤਰੇ ਜ਼ਕਰੀਆ ਖਾਨ, ਯਹਈਆ ਖਾਨ ਤੇ ਸ਼ਾਹ ਨਿਵਾਜ਼ ਖਾਨ ਸਨ। ਚੂਹੜ ਮੱਲ ਓਹਗੀ ਵੱਲੋਂ ਸਿੰਘਾਂ ਦੇ ਵਿਰੁਧ ਲਾਹੌਰ ਜਾ ਕੇ ਸ਼ਿਕਾਇਤ ਕਰਨ ਦਾ ਜ਼ਿਕਰ ਕਰਦਾ ਹੋਇਆ ਲਿਖਾਰੀ ਕਹਿੰਦਾ ਹੈ—

ਲਾਹਾਨੂਰ ਉਠਿ ਚਲਿਆ ਸੰਗ ਲੈਂਦਾ ਸੈ ਭਾਈ।
ਜਾਹਿ ਕਰਿ ਕੂਕੇ ਅਸਲਮ ਖਾਨ ਦੇ ਅੱਗੇ ਸਿੰਘਾਂ ਮੰਦੀ ਚਾਈ। ੮।

* * * * *

ਚੂਹੜ ਬਹੁਤ ਹਿਮਾਇਤ ਆਂਦੀ ਕੁਝ ਮੁੱਲਾਂ ਕੁਝ ਕਾਜੀ।

ਕੂਕੇ ਅਸਲਮ ਖਾਨ ਦੇ ਅੱਗੇ ਸਿੰਘਾਂ ਮੰਦੀ ਸਾਜੀ। ੧੩।

ਫੇਰ,

ਅਸਲਮ ਖਾਨ ਪਰਵਾਨਾ ਭੇਜਿਆ ਸਭ ਜਮਾਤ ਬੁਲਾਈ।

ਦੇਵਾ ਜੱਟ ਸ਼ਤਾਬ ਬੁਲਾਇਓ ਛਿਲਿ ਨਾ ਕਰਹੋ ਭਾਈ। ੨੯।

ਇਕ ਥਾਂ ਹੋਰ,

ਅਸਲਮ ਖਾਨ ਦੇ ਹੋਈ ਜਮੀਅਤਿ ਫਿਰਿ ਜਾਇ ਸੱਡੀ ਲੁਕਾਈ।

ਦਰਸ਼ਨ ਦੇਖ ਮੁਸੱਦੀ ਕੀਏ ਇਕੱਠੇ ਅਰਜ਼ ਹਜੂਰ ਲਿਖਾਈ। ੪੪।

* * * * *

ਸ਼ਾਹ ਬਹਾਦਰ ਲਿਖੀ ਕਿਤਾਬਤ ਅਸਲਮ ਖਾਨ ਦੇ ਤਾਈ। ੪੫।

੫.

ਬੰਸਾਵਲੀ-ਨਾਮੇ ਵਿਚ ਭਾਈ ਕੇਸਰ ਸਿੰਘ ਭੀ ਅਸਲਮ ਖਾਨ
ਦਾ ਨਾਜ਼ਮ ਹੋਣਾ ਹੀ ਮੰਨਦਾ ਹੈ ਤੇ ਚੌਪਈਂ ਚਰਨ ਵਿਚ ਲਿਖਦਾ ਹੈ:—
ਲਾਹੌਰ ਦਾ ਸੂਬਾ ਅਸਲਮ ਖਾਨ ਚੜ੍ਹਿਆ।

ਆਇ ਸਿੱਖਾਂ ਕਿਰਤੀਆਂ ਨਾਲ ਜੁਧ ਪੜਿਆ। ੨੮।

* * * *

ਹਰਸਾ ਮਾਰਿਆ, ਦੇਵਾ ਨੱਠਾ, ਅਸਲਾਂ ਗਈ ਲਹੌਰ।

ਖੰਡਾ ਜੋਰ ਸਿੰਘਾਂ ਦਾ ਸਭ ਕੋਈ ਆਖੇ। ੨੯।

‘ਅਸਲਮ ਖਾਨ’ ਦਾ ਜ਼ਿਕਰ ਆਪਣੇ ਆਪ ਹੀ ‘ਬੰਸਾਵਲੀ-ਨਾਮੇ’ ਦੀਆਂ ਘਟਨਾਵਾਂ ਦੀ ਤਰਤੀਬ ਤੇ ਉਸ ਤੋਂ ਬਣਦੀ ਤਾਰੀਖ ਨੂੰ
ਠੀਕ ਨਹੀਂ ਰਹਿਣ ਦਿੰਦਾ; ਅਤੇ ‘ਵਾਰ ਅੰਮ੍ਰਿਤਸਰ ਕੀ’ ਦੀ ਤਾਰੀਖ ਨਾਲ
ਸੁਤੇ ਸਿੱਧ ਹੀ ਹਾਮੀ ਭਰਦਾ ਹੈ। ਇਸ ਲਈ ‘ਵਾਰ ਅੰਮ੍ਰਿਤਸਰ ਕੀ’
ਵਿਚ ਦਿੱਤਾ ਸੰਮਤ ੧੭੬੬ ਬਿਕਰਮੀ (ਸਨ ੧੭੦੮ ਈਸਵੀ)
ਹੀ ਠੀਕ ਹੈ।

ਆਪਣੀ ਪੋਥੀ ਦੀ ਤਰਤੀਬ ਦੇ ਟੁੱਟ ਜਾਣ ਤੇ ਹੇਠ ਉੱਪਰ
ਹੋ ਜਾਣ ਨੂੰ ਭਾਈ ਕੇਸਰ ਸਿੰਘ ਆਪ ਭੀ ਮੰਨਦਾ ਹੈ ਤੇ ਅੰਤ ਵਿਚ
ਲਿਖਦਾ ਹੈ ਕਿ:—

‘ਪੌੜੀਆਂ ਅੰਗ ਭੁਲੇ ਹੋਏ ਹਨ, ਸਮਝ ਲਿਖਣੇ ਪੜ੍ਹੁਨੇ,
ਭਾਜੜ ਵਿਚ ਨੀਂਗਰਾਂ ਪਾੜੀ ਹੈ, ਸੋ ਜੋੜੀ ਹੈ।’

ਇਸ ਲਈ ਹੋ ਸਕਦਾ ਹੈ ਕਿ ਭਾਈ ਕੇਸਰ ਸਿੰਘ ਨੇ ਪਹਿਲਾਂ
ਤਾਂ ਘਟਨਾਵਾਂ ਦੀ ਤਰਤੀਬ ਠੀਕ ਹੀ ਰੱਖੀ ਹੋਵੇ, ਪਰ ਭਾਜੜਾਂ ਸਮੇਂ
ਬੱਚਿਆਂ ਦੇ ਪਾੜਨ ਪਿਛੋਂ ਪੋਥੀ ਮੁੜ ਜੋੜਨ ਵੇਲੇ ਵਰਕੇ ਅੱਗੇ ਪਿੱਛੇ
ਹੋ ਜਾਣ ਨਾਲ ਲੜੀ ਠੀਕ ਨਾ ਰਹੀ ਹੋਵੇ। ਕੁਝ ਭੀ ਹੋਵੇ, ਹਰ
ਹਾਲਤ ਵਿਚ ਇਸ ਵੇਲੇ ‘ਵਾਰ ਅੰਮ੍ਰਿਤਸਰ ਕੀ’ ਇਕ ਅਦੁਤੀ ਤੇ
ਅਮੋਲਕ ਲਿਖਤ ਹੈ ਜਿਸ ਨੇ ਸਿੱਖ ਇਤਿਹਾਸ ਦੀ ਇਕ ਗੁਆਚੀ
ਕੜੀ ਨੂੰ ਮੁੜ ਜੋੜ ਦਿੱਤਾ ਹੈ।

ਵਾਰ ਦਾ ਕਰਤਾ—

ਇਸ ਵਾਰ ਦਾ ਕਰਤਾ ਕਵੀ ‘ਦਰਸ਼ਨ’ ਹੈ, ਜਿਵੇਂ ਕਿ ਹਰ
ਬੰਦ ਦੇ ਅੰਤ ਵਿਚ ਦਿੱਤੇ ਨਾਮ ਤੋਂ ਪ੍ਰਤੀਤ ਹੁੰਦਾ ਹੈ। ਵਾਰ ਵਿਚ ਹੋਰ

੬.

ਕਿਧਰੇ ਉਸ ਨੇ ਆਪਣੀ ਬਾਬਤ ਕੁਝ ਨਹੀਂ ਲਿਖਿਆ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ 'ਦਰਸ਼ਨ' ਉਸ ਦਾ ਨਾਮ ਸੀ ਜਾ ਤਖ਼ਲੁਸ, ਜਾਂ ਉਸ ਦਾ ਅੱਗੇ ਪਿੱਛਾ ਕੀ ਸੀ ਤੇ ਉਹ ਕਿੱਥੋਂ ਦਾ ਰਹਿਣ ਵਾਲਾ ਸੀ। ਪੁਰਾਤਨ ਰੀਤਿ ਅਨੁਸਾਰ ਉਹ ਵਾਰ ਦੇ ਅੰਤ ਵਿਚ ਕੋਈ ਧਾਰਮਕ ਮੰਗਲਾ-ਚਰਨ ਭੀ ਨਹੀਂ ਦਿੰਦਾ, ਜਿਸ ਤੋਂ ਇਹ ਪਤਾ ਲਗ ਸਕੇ ਕਿ ਉਹ ਸਿਖ ਸੀ ਜਾਂ ਹਿੰਦੂ। ਤੀਸਰੇ ਬੰਦ ਵਿਚ 'ਅੱਥਲ ਨਾਮ ਫੱਚੇ ਸਾਹਿਬ ਕਾ' ਲੈਂਦਾ ਹੈ ਜੋ ਹਿੰਦੂਆਂ ਤੇ ਸਿੱਖਾਂ ਦੋਹਾਂ ਵਿਚ ਸਾਂਝਾ ਹੈ। ਹਾਂ ਉਹ ਮੁਸਲਮਾਨ ਨਹੀਂ ਸੀ, ਪਰ ਮੁਸਲਮਾਨੀ ਬੋਲੀ ਅਤੇ ਢਾਰਸੀ ਦਾ ਅਸਰ ਉਸ ਪਰ ਬਹੁਤ ਹੈ। ਮਾਲਵੇ ਦਾ ਜੰਮ-ਪਲ ਯਾਂ ਰਹਿਣ ਵਾਲਾ ਤਾਂ ਉਹ ਉੱਕਾ ਹੀ ਨਹੀਂ। ਦੁਆਬੀਆਂ ਤੇ ਮੜ੍ਹੀਲ ਭੀ ਪ੍ਰਤੀਤ ਨਹੀਂ ਹੁੰਦਾ। ਰਾਵੀਓਂ ਪਾਰ ਦਾ ਤਾਂ ਜ਼ਰੂਰ ਹੈ, ਕੋਈ ਵੱਡੀ ਗੱਲ ਨਹੀਂ ਝਨਾਓਂ ਪਾਰ ਦਾ ਯਾਂ ਦੱਖਣੀ ਪੰਜਾਬ ਦਾ ਹੀ ਹੋਵੇ। 'ਵੱਡੇ ਵੱਡੇ ਅਕਾਬਰ ਮਾਰੇ', 'ਸਿੰਘਾਂ ਖਬਰ ਨਾ ਕਾਈ', 'ਜਾਸਨਿ ਕਿਹੜੀ ਜਾਈ' 'ਕਿਆ ਪਰਵਾਹ ਤਿਨਾ ਕੂ' ਤੇ 'ਸੱਡੀ' ਆਦਿ ਸ਼ਬਦਾਂ ਤੋਂ ਲਹਿੰਦੇ ਦਾ ਅਸਰ ਪਰਤੱਖ ਦਿਸਦਾ ਹੈ। ਸਤਾਈਵੇਂ ਬੰਦ ਦੇ ਆੰਤੰਭ ਵਿਚ 'ਬ' ਨਾਲ ਲਿਖੇ ਹੋਏ 'ਬਡੇ ਬਡੇ' ਤੇ ਕੁਝ ਹੋਰ ਸ਼ਬਦਾਂ ਤੋਂ ਸ਼ੱਕ ਪੈ ਸਕਦਾ ਹੈ ਕਿ ਲੇਖਕ ਸ਼ਾਇਦ ਹੋਸ਼ਿਆਰਪੁਰ-ਖਾਨਪੁਰ ਦੇ ਲਾਗੇ ਦੇ ਮੁਸਲਮਾਨੀ ਅਸਰ ਵਾਲਾ ਕੋਈ ਦੁਆਬੀਆਂ ਹੋਵੇ, ਪਰ ਅਗਲੀ ਸਤਰ ਵਿਚ ਲਿਖੇ 'ਵੱਡੇ ਵੱਡੇ ਵਰਿਆਮ' ਨੇ ਇਹ ਸ਼ੱਕ ਨਹੀਂ ਰਹਿਣ ਦਿੱਤਾ। ਸ਼ਾਇਦ ਇਸ ਵਾਰ ਦੇ ਪੋਥੀ ਵਿਚ ਜਾਂ ਪਹਿਲਾਂ ਲਿਖਣ ਵਿਚ ਲਿਖਾਰੀ ਦੀ ਗਲਤੀ ਹੋਵੇ, ਜੋ ਦੁਆਬੀਆਂ ਹੋਵੇ ਤੇ ਉਸ ਨੇ ਆਪਣੇ ਇਲਾਕੇ ਦਾ ਉਚਾਰਣ ਹੀ ਲਿਖ ਦਿੱਤਾ ਹੋਵੇ।

ਲਿਖਣ ਦਾ ਸਮਾਂ—

ਜਿਵੇਂ ਪਿਛੇ ਦੱਸਿਆ ਜਾ ਚੁੱਕਿਆ ਹੈ ਇਸ ਝਗੜੇ ਦਾ ਮੁੱਢ ਬਿਸਾਖ-ਸੰਮਤ ੧੭੬੬ ਬਿਕਰਮੀ (੨੯ ਮਾਰਤ ਸੰਨ ੧੭੦੯ ਈ.) ਨੂੰ ਬੱਥਾ, ਤੇ ਬਾਕੀ ਘਟਨਾਵਾਂ ਭੀ ਛੇਤੀ ਛੇਤੀ ਸੰਨ ੧੭੦੯ ਦੀਆਂ ਗਰਮੀਆਂ ਵਿਚ ਹੀ ਵਾਪਰ ਗਈਆਂ ਪਰਤੀਤ ਹੁੰਦੀਆਂ ਹਨ। ਵਾਰ ਦੇ ਆਖਰੀ ਦੇ ਬੰਦਾਂ ਵਿਚ, ਅਸਲਮ ਖਾਨ ਸੂਬੇਦਾਰ ਲਾਹੌਰ ਵਲੋਂ ਅੰਮ੍ਰਿਤਸਰ ਦੇ ਭੇਤ੍ਰਿਆਂ ਵਿਚ ਸਿੰਘਾਂ ਨੂੰ ਇਲਾਕੇ ਦੇ ਚੌਧਰੀਆਂ,

੭.

ਮੁਲਖਈਏ ਅਤੇ ਸੂਬੇ ਦੀ ਤਾਕਤ ਵਿਰੁੱਧ ਹੋਈਆਂ ਜਿੱਤਾਂ ਦੇ ਕਾਰਣ
ਉਨ੍ਹਾਂ ਦੇ ਵਧ ਰਹੈ ਹੋਸਲਿਆਂ ਤੇ ਤਾਕਤ ਦੇ ਵਿਰੁੱਧ ਬਾਦਸ਼ਾਹ
ਬਹਾਦੁਰ ਸ਼ਾਹ ਪਾਸ ਸ਼ਿਕਾਇਤ ਅਤੇ ਬਾਦਸ਼ਾਹ ਵਲੋਂ ਜੁਆਬ ਵਿਚ
ਆਈ ਕਿਤਾਬਤ (ਚਿੱਠੀ) ਦਾ ਜ਼ਿਕਰ ਹੈ ਜਿਵੇਂ ਕਿ—

ਵੱਡੇ ਵੱਡੇ ਅਕਾਬਰ ਮਾਰੇ ਸੁਣਿਆ ਸਭ ਲੁਕਾਈ ।

ਲਾਹਾਨੂਰ ਦੇ ਦੇਖ ਮੁਸੱਦੀ ਸਭਨਾਂ ਉਂਧੀ ਆਈ ।

ਜ਼ਾਮਲਮ ਖਾਨ ਦੇ ਹੋਈ ਜਮੀਅਤ ਫਿਰਿ ਜਾਇ ਸਡੀ ਲੁਕਾਈ ।

ਦਰਸ਼ਨ ਦੇਖ ਮੁਸੱਦੀ ਕੀਏ ਇਕੱਠੇ ਅਰਜ ਹਜੂਰ ਲਿਖਾਈ ॥੪੪॥

ਤੇ ਜਵਾਬ ਵਿੱਚ -

ਸ਼ਾਹ ਬਹਾਦੁਰ ਕਿਤਾਬਤ ਲਿਖੀ ਅਸਲਮ ਖਾਨ ਦੇ ਤਾਂਦੀ
ਅਕਲ ਤੁਮਾਰੀ ਖੋਈ

ਘਰ ਨਾਨਕ ਕਾ ਆਦਿ ਜੁਗਾਦੀ ਤਿਸੁ ਪਹਿ ਤੇਗੁ ਉਠਾਈ ।

ਕਹੁ ਜੀ ਦਰਸ਼ਨ ਸਦਾ ਸਦਾ ਹਹਿ ਪੀਰੀ ਮੀਰੀ ਘਰਿ
ਨਾਨਕ ਦੇ ਆਈ । ੪੫ ॥

ਇਸ ਨਾਲ ‘ਵਾਰ ਅੰਮ੍ਰਿਤਸਰ ਕੀ ਸੰਪੂਰਣ ਹੋਈ’ ।

ਇਸ ਤੋਂ ਪਰਤੀਤ ਹੁੰਦਾ ਹੈ ਕਿ ਇਸ ਵੇਲੇ ਤੱਕ ਸਿੰਘਾਂ ਅਤੇ
ਬਾਦਸ਼ਾਹ ਬਹਾਦੁਰ ਸ਼ਾਹ ਵਿਚਕਾਰ ਕੋਈ ਲੜਾਈ ਫਸਾਦ ਖੜਾ ਨਹੀਂ ਸੀ
ਹੋਇਆ, ਬਾਬਾ ਬੰਦਾ ਸਿੰਘ ਨੇ ਹਾਲ ਤਕ ਪੰਜਾਬ ਵਿਚ ਧੁੰਮਾਂ ਨਹੀਂ
ਸਨ ਪਾਈਆਂ, ਅਤੇ ਨਾ ਹੀ ਸਿੰਘਾਂ ਦੀਆਂ ਸਰਹਿੰਦ ਦੇ ਇਲਾਕੇ ਵਿਚ
ਮੱਲਾਂ ਮਾਰਾਂ ਸ਼ੁਰੂ ਹੋਈਆਂ ਸਨ, ਜਿਨ੍ਹਾਂ ਦੇ ਕਾਰਣ ਮੁਗਲ ਰਾਜ ਨੂੰ
ਕੋਈ ਤੌਖਲਾ ਪਰਤੀਤ ਹੁੰਦਾ । ਬਾਦਸ਼ਾਹ ਹਾਲ ਤੱਕ ਦੱਖਣ ਵਿਚ ਹੀ
ਜਾਪਦਾ ਹੈ ਅਤੇ ਉਥੋਂ ਹੀ ਚਿੱਠੀ ਲਿਖਦਾ ਹੈ ਜਿਸ ਵਿਚ ਗੁਰੂ
ਗੋਬਿੰਦ ਸਿੰਘ ਜੀ ਦੇ ਮੇਲ ਤੇ ਸੰਗ ਦੇ ਕਾਰਣ ਉਸ ਪਰ “ਪੀਰੀ ਮੀਰੀ
ਘਰਿ ਨਾਨਕ ਦੇ ਆਈ” ਦਾ ਤਾਜ਼ਾ ਪਿਆ ਝਲਕਾਰਾ ਪਰਗਟ
ਹੁੰਦਾ ਹੈ ।

ਗੁਰੂ ਗੋਬਿੰਦ ਸਿੰਘ ਜੀ ੨ ਅਕਤੂਬਰ ਮੰਨ ੧੯੦੮ ਈਸਵੀ
ਨੂੰ ਦੱਖਣ ਵਿਚ ਨੰਦੇੜ ਸ਼ਹਿਰ ਜੋਤੀ ਜੋਤਿ ਸਮਾਏ ਸਨ । ਇਸ ਤੋਂ ਪੌਣੇ
ਛੇ ਮਹੀਨੇ ਬਾਦ ਅੰਮ੍ਰਿਤਸਰ ਵਿਚ ਇਹ ਕਲੁਧੜੀ ਹੋਈ ਤੇ ਸਿੰਘਾਂ
ਉਤੇ ਚੜ੍ਹਾਈਆਂ ਹੋਈਆਂ । ਇਸ ਵੇਲੇ ਤੱਕ ਬਾਬਾ ਬੰਦਾ ਸਿੰਘ

੮.

ਪੰਜਾਬ ਵਿਚ ਪਰਗਟ ਨਹੀਂ ਸੀ ਹੋਇਆ। ਇਸ ਤੋਂ ਸੱਤ ਮਹੀਨੇ ਪਿੱਛੋਂ ੨੯ ਨਵੰਬਰ ਸੰਨ ੧੯੦੯ ਨੂੰ ਉਸ ਨੇ ਸਮਾਣਾ ਸੋਧਿਆ ਅਤੇ ਹੋਰ ਛੇ ਮਹੀਨੇ ਬਾਦ ਮਈ ੧੯੧੦ ਵਿਚ ਸਰਹਿੰਦ ਮਾਰੀ। ਇਸ ਵੇਲੇ ਸਰਹਿੰਦ ਵਲੋਂ ਭੇਜੀਆਂ ਹੋਈਆਂ ਖਬਰਾਂ ਬਹਾਦੁਰ ਸ਼ਾਹ ਨੂੰ ਦੱਖਣੋਂ ਮੁੜਦੇ ਅਜਮੇਰ ਦੇ ਲਾਗੇ ਪੁੱਜੀਆਂ ਅਤੇ ਉਹ ਸਿੰਘਾਂ ਵਿਰੁੱਧ ਗੁੱਸੇ ਨਾਲ ਲੋਹ-ਲਾਖਾ ਹੋਇਆ ਮਾਰੇ ਮਾਰ ਕਰਦਾ ਇਕ ਤਕੜੀ ਫੌਜ ਲੈ ਕੇ ਪੰਜਾਬ ਵਲ ਚੜ੍ਹ ਤੁਰਿਆ। ਇਹ ਗੱਲ ਬਿਸਾਖੀ ਸੰਮਤ ੧੯੦੯ ਬਿਕਰਮੀ (੨੯ ਮਾਰਚ ਸੰਨ ੧੯੦੯ ਈਸਵੀ) ਤੋਂ ੧੩-੧੪ ਮਹੀਨੇ ਬਾਦ ਦੀ ਹੈ। ਇਸ ਵੇਲੇ ਮਾਝੇ ਤੇ ਦੁਆਬੀ ਦੇ ਸਿੰਘ ਭੀ ਬਾਬਾ ਬੰਦਾ ਸਿੰਘ ਨਾਲ ਆ ਰਲੇ ਸਨ ਤੇ ਸਾਰੇ ਦੇਸ਼ ਵਿਚ ਰਾਜ-ਰੋਲਾ ਪੈ ਰਿਹਾ ਸੀ, ਜਿਸ ਦਾ ਇਸ ਵਾਰ ਵਿਚ ਇਸ਼ਾਰੇ ਮਾਤਰ ਭੀ ਕੋਈ ਜ਼ਿਕਰ ਨਹੀਂ। ਇਸ ਲਈ ਅਨੁਮਾਨ ਇਹੋ ਲਗਦਾ ਹੈ ਕਿ ਇਹ ਵਾਰ ਉਸ ਵੇਲੇ ਤੋਂ ਪਹਿਲਾਂ ਹੀ ਲਿਖੀ ਜਾ ਚੁਕੀ ਸੀ। ਇਸ ਤਰ੍ਹਾਂ ਇਸ ਦੇ ਲਿਖੇ ਜਾਣ ਦਾ ਸਮਾਂ ਸੰਮਤ ੧੯੦੯ (ਸੰਨ ੧੯੦੯ ਈਸਵੀ) ਦੇ ਲਾਗੇ ਸ਼ਾਤੀ ਹੀ ਬਣਦਾ ਹੈ। ਅਰਥਾਤ ਇਹ ਵਾਰ ਇਸ ਵਿਚ ਵਰਣਨ ਹੋਈਆਂ ਘਟਨਾਵਾਂ ਤੋਂ ਬੱਦ ਸਾਲ ਦੇ ਅੰਦਰ ਅੰਦਰ ਹੀ ਲਿਖੀ ਗਈ ਸਹੀ ਹੁੰਦੀ ਹੈ।

ਵਾਰ ਦਾ ਸਾਰ-

ਸੰਮਤ ੧੯੦੯ ਬਿਕਰਮੀ ਦੀ ਵੈਸਾਖੀ (੨੯ ਮਾਰਚ ੧੯੦੯ ਈਸਵੀ) ਦਾ ਮੇਲਾ ਵੇਖਣ ਅੰਮ੍ਰਿਤਸਰ ਆਏ ਕੁਝ ਸਿੰਘ ਫਿਰਦੇ ਫਿਰਾਂਦੇ ਸ਼ਹਿਰ ਤੋਂ ਬਾਹਰ ਬਾਗਾਂ ਵਿਚ ਜਾ ਨਿਕਲੇ। ਸ਼ਹਿਰ ਦੇ ਇਕ ਧੜੀਓ (ਹਟਵਾਣੀਏ) ਚੂਹੜ ਮੱਲ ਓਹਰੀ ਨੇ ਆਪਣੇ ਬਾਗ ਵਿਚੋਂ ਕੁਝ ਤੂਤ ਮੰਗਾਏ। ਓਥੇ ਹੀ ਮੌਜੂਦ ਹੋਣ ਕਰਕੇ ਸਿੰਘਾਂ ਭੀ ਕੁਝ ਤੂਤ ਮੱਲ ਮੰਗੇ*। ਦੇਣ ਵਾਲਿਆਂ ਨੇ ਨਾਂਹ ਕਰ ਦਿੱਤੀ। ਇਸ ਤੋਂ ਕੁਝ ਬੋਲ ਵਿਗਾੜ ਹੋ ਪਿਆ ਤੇ ਸਿੰਘਾਂ ਨੇ ਖਾਰੀ ਖੋਲਈ। ਚੂਹੜ ਮੱਲ ਸ਼ਹਿਰ ਦਾ ਕੋਈ ਤਕਢਾ ਪਨਾਡ ਪਰਤੀਤ ਹੁੰਦਾ ਹੈ। ਧਨ ਦੌਲਤ ਦੀ ਹੈਂਕੜ ਵਿਚ ਉਹ ਕਿਸੇ ਨੂੰ ਨਜ਼ਰ ਹੇਠ ਨਹੀਂ

*ਕੇਸਰ ਸਿੰਘ, 'ਬੰਸਾਵਲੀ-ਨਾਮਾ ਦਸਾਂ ਪਾਤਸ਼ਾਹੀਆਂ ਕਾ'।

ਸੀ ਲਿਆਉਂਦਾ। ਇਕ ਦਮੜੀ ਦੇ ਤੂਤਾਂ ਦੀ ਨਿਗੂਣੀ ਜਿਹੀ ਗੱਲ ਨੂੰ
ਸਾਹਮਣੇ ਰੱਖ ਕੇ ਮਨ ਵਿਚ ਬੈਠੇ ਕਿਸੇ ਪੁਰਾਣੇ ਮੌਦ-ਭਾਵ ਦੀ ਜ਼ਿਦ
ਕੱਢਣ ਜਾਂ ਬਦਲਾ ਲੈਣ ਲਈ ਸਾਰੇ ਸਿੰਘਾਂ ਦੇ ਵਿਰੁੱਧ ਇਕ ਰਾਜਸੀ
ਉਪੱਦਰ ਦਾ ਖੜਾ ਕੀਤਾ ਤੇ ਉਨ੍ਹਾਂ ਨੂੰ ਅੰਮ੍ਰਿਤਸਰੋਂ ਕੱਢਣ ਦਾ ਦਾਈਆ
ਬੰਨ੍ਹ ਲਿਆ। ਇਸ ਵੇਲੇ ਰਾਜ ਅੰਰੋਗਜ਼ੇਬ ਦੇ ਪੁਤਰ ਬਹਾਦੁਰ ਸ਼ਾਹ
ਦਾ ਸੀ ਤੇ ਲਾਹੌਰ ਵਿਚ ਹਾਕਮ (ਨਾਇਬ ਸੂਬੇਦਾਰ) ਅਸਲਮ ਖਾਨ ਸੀ।

ਚੂਹੜ ਮੱਲ ਨੇ ਆਪਣਾ ਭਾਈਚਾਰਾ ਇਕੱਠਾ ਕੀਤਾ ਤੇ
ਸਿੰਘਾਂ ਨੂੰ ਕੈਦ ਕਰਵਾਉਣ ਦਾ ਮਤਾ ਪਕਾ ਕੇ ਕੁਝ ਬੰਦੇ ਨਾਲ ਲਏ
ਤੇ ਲਾਹੌਰ ਅਸਲਮ ਖਾਨ ਦੀ ਕਚਿਹਰੀ ਨਾਲਿਸ਼ ਜਾ ਕੀਤੀ। ਓਥੋਂ
ਕੁਝ ਸਰਕਾਰੀ ਅਹਿਦੀ ਅੰਮ੍ਰਿਤਸਰ ਆਏ ਤੇ ਸਿੰਘਾਂ ਨੇ ਆਪਣਾ
ਵਕੀਲ ਉਨ੍ਹਾਂ ਨਾਲ ਲਾਹੌਰ ਭੇਜ ਦਿੱਤਾ। ਧੜੀਆਂ ਸਲਾਹ ਕਰ ਕੇ
ਸਿੰਘਾਂ ਦਾ ਵਕੀਲ ਹੀ ਕੈਦ ਕਰਵਾ ਦਿੱਤਾ। ਪਰ ਲਾਹੌਰ ਦਿਆਂ ਸਿੰਘਾਂ
ਉਸ ਨੂੰ ਛੇਤੀ ਹੀ ਡੁਡਾ ਲਿਆ ਤੇ ਅੰਮ੍ਰਿਤਸਰੀ ਸਿੰਘਾਂ ਨੂੰ ਲਿਖਿਆ
ਕਿ ਚੂਹੜ ਸ਼ਿਕਾਇਤਾਂ ਕਰਦਾ ਫਿਰਦਾ ਹੈ। ਚੂਹੜ ਨੇ ਮੁੱਲਾਂ ਤੋਂ ਕਾਜ਼ੀਆਂ
ਦੀ ਹਿਮਾਇਤ ਨਾਲ ਅਸਲਮ ਖਾਨ ਨੂੰ ਆਪਣੀ ਮਦਦ ਤੇ ਖੜਾ ਕਰ
ਲਿਆ ਅਤੇ ਸਰਕਾਰੀ ਪਰਵਾਨੇ ਲੈ ਕੇ ਪੱਟੀ ਦੇ ਅਮੀਨ ਹਰਿ ਸਹਾਇ
ਦੀ ਸਹਾਇਤਾ ਦੀ ਆਸ ਤੇ ਅੰਮ੍ਰਿਤਸਰ ਨੂੰ ਮੁੜ ਆਇਆ ਤੇ ਸਿੰਘਾਂ
ਨੂੰ ਅੰਮ੍ਰਿਤਸਰੋਂ ਮਾਰ ਕੱਢਣ ਦੀਆਂ ਸੌਹਾਂ ਖਾਣ ਤੇ ਤਿਆਰੀਆਂ
ਕਰਨ ਲੱਗਾ। ਉਧਰ ਜਦ ਸਿੰਘਾਂ ਨੂੰ ਇਨ੍ਹਾਂ ਗੋਂਦਾਂ ਦਾ ਪਤਾ ਲੱਗਾ,
ਉਨ੍ਹਾਂ ਉਸ ਨੂੰ ਸਮਝਾਇਆ ਤੇ ਤਾਵਨਾ ਕੀਤੀ, ਪਰ ਚੂਹੜ ਮੱਲ
ਸਰਕਾਰੀ ਸਹਾਇਤਾ ਦੇ ਆਸਰੇ ਸਿੰਘਾਂ ਨੂੰ ਅੰਮ੍ਰਿਤਸਰੋਂ ਉੱਕਾ ਹੀ
ਮਾਰ ਕੱਢਣ ਦੀਆਂ ਵਿਤ੍ਤਾਂ ਬਣਾਈ ਫਿਰਦਾ ਸੀ। ਇਸ ਲਈ
ਹੋਰ ਕੋਈ ਚਾਰਾ ਨਾ ਚਲਦਾ ਦੇਖ ਕੇ ਅੰਤ ਸਿੰਘਾਂ ਨੇ ਆਪਣੇ
ਬਰਾਉ ਲਈ ਭਗਉਤੀਆਂ ਚਾ ਲਈਆਂ। ਲੜਾਈ ਹੋ ਪਈ। ਜਿਨ੍ਹਾਂ
ਨੇ ਸਿੰਘਾਂ ਵਿਰੁੱਧ ਮੌਰਚੇ ਬੱਧੇ ਹੋਏ ਸ਼ਨ, ਪਹਿਲੇ ਹੱਲੇ ਹੀ ਦਰਜੇ
ਗਏ। ਚੂਹੜ ਮੱਲ ਪਰਲੇ ਦਰਜੇ ਦਾ ਕੰਜੂਸ ਸੀ। ਉਸ ਦੀ ਮਦਦ ਹੋਰ
ਕਿਸੇ ਕਿਉਂ ਕਰਨੀ ਸੀ? ਉਹ ਡਰਦਾ ਮਾਰਾ ਭੱਜ ਗਿਆ ਤੇ ਉਸ ਦੇ
ਘਰ ਲੋਟੀ ਪੈ ਰਾਈ।

ਚੂਹੜ ਮੱਲ ਦੌੜ ਕੇ ਪੱਟੀ ਪੁੱਜਾ ਤੇ ਅਮੀਨ ਹਰਿ ਸਹਾਇ

੧੦.

ਪਾਸ ਜਾ ਕੁਕਿਆ । ਹਰਿ ਸਹਾਇ ਨੇ ਮੁਲਖੱਈਆ ਤੇ ਛੇੜਾਂ ਇਕੱਠੀਆਂ ਕਰ ਲਈਆਂ ਤੇ ਅੰਮ੍ਰਿਤਸਰ ਸਿੰਘਾਂ ਉਤੇ ਆ ਹੱਲਾ ਬੋਲਿਆ । ਸਿੰਘ ਗਿਣਤੀ ਵਿਚ ਬਹੁਤ ਥੋੜੇ ਸਨ । ਟਾਕਰੇ ਉਤੇ ਅੰਮ੍ਰਿਤਸਰ ਦੇ ਧਨਾਵ, ਉਨ੍ਹਾਂ ਦੇ ਕਾਜ਼ੀ ਮੁੱਲਾਂ ਹਮਾਇਤੀ, ਪੱਟੀ ਦਾ ਅਮੀਨ ਹਰਿ ਸਹਾਇ ਤੇ ਉਸ ਦੀਆਂ ਛੇੜਾਂ ਤੇ ਲਾਹੌਰ ਦੀ ਸਰਕਾਰ ਸੀ । ਨਿੱਕੀ ਜਿਹੀ ਗੱਲ ਨੇ ਵਧ ਕੇ ਧਾਰਮਕ ਭੇੜ ਦਾ ਰੰਗ ਫੜ ਲਿਆ । ਸਿੰਘਾਂ ਨੇ ਭੀ ਬਾਹਰ ਚਿੱਠੀਆਂ ਭੇਜੀਆਂ ਤੇ ਉਨ੍ਹਾਂ ਦਾ ਭੀ ਕੁਝ ਗੁਰ-ਭਾਈਚਾਰਾ ਆ ਪੁੱਜਾ, ਜਿਨ੍ਹਾਂ ਅੰਮ੍ਰਿਤਸਰ ਦੀ ਪਵਿੜ੍ਹ ਭੂਮੀ ਤੇ ਖਿੜੇ ਮੱਥੇ ਸ਼ਹੀਦੀਆਂ ਪੈਣ ਦੀ ਤਿਆਰੀ ਕਰ ਲਈ । ਅੱਠਾਂ ਪਹਿਰਾਂ ਵਿਚ ਇਕ ਵਲਗਣ ਭੀ ਖਿਰ ਲਈ । ਤਿੰਨ ਪਹਿਰ ਢਟਵੀਂ ਲੜਾਈ ਹੋਈ, ਜਿਸ ਵਿਚ ਹਰਿ ਸਹਾਇ ਮਾਰਿਆ ਗਿਆ ਤੇ ਹੋਰ ਕਈ ਵੱਡੇ ਵੱਡੇ ਮੁਰੈਲ ਖੇਤ ਰਹੇ । ਹਰਿ ਸਹਾਇ ਦੀਆਂ ਛੇੜਾਂ ਨੇ ਫੇਰ ਮੈਦਾਨ ਵਿਚ ਕੀ ਖੜੋਣਾ ਸੀ, ਭੱਜ ਨਿਕਲੇ ਅਤੇ ਸਿੰਘਾਂ ਦੀ ਫਤਿਹ ਹੋਈ । ਇਸ ਨਾਲ ਸਿੰਘਾਂ ਦੇ ਹੋਸਲੇ ਵਧ ਗਏ ।

ਹੁਣ ਅਸਲਮ ਖਾਨ ਕੁਝ ਘਾਬਰਿਆ । ਉਸ ਨੇ ਆਪਣੇ ਸਲਾਹੀਏ ਇਕੱਠੇ ਕੀਤੇ ਤੇ ਨੌਸ਼ਹਿਰਾ ਪੰਨ੍ਹਾਂ ਦੇ ਚੌਪਰੀ ਦੇਵੇ ਜੱਟ ਨੂੰ ਬੁਲਾਇਆ । ਸਿੰਘਾਂ ਦੀ ਚੜ੍ਹਦੀ ਕਲਾ ਨੂੰ ਵੇਖ ਕੇ ਉਸ ਨੂੰ ਅੱਗੇ ਹੀ ਕਾਂਬਾ ਛਿੜਿਆ ਹੋਇਆ ਸੀ । ਉਸ ਨੂੰ ਇਕ ਖੁਫੀਆ ਅਰਜ਼ੀ ਖਾਨ ਸਾਹਿਬ (ਅਸਲਮ ਖਾਨ ਸੂਬੇਦਾਰ) ਦੇ ਨਾਉਂ ਲਿਖਵਾਈ ਕਿ ਸਿੰਘਾਂ ਦੇ ਟਾਕਰੇ ਜਾਣ ਦੀ ਮੇਰੇ ਵਿਚ ਹਿੰਤ ਨਹੀਂ । ਹਾਂ, ਜੇ ਲਾਹੌਰ ਦੀ ਸਰਕਾਰ ਫੌਜੀ ਮਦਦ ਤੇ ਖਜ਼ਾਨਾ ਦੇਵੇ ਤਾਂ ਮੈਂ ਇਸ ਮੁਹੰਮ ਦਾ ਭਾਰ ਚੁੱਕ ਸਕਾਂਗਾ ਤੇ ਸਿੰਘਾਂ ਨੂੰ ਮਾਰ ਕੇ ਗੁਰੂ ਕੇ ਚੱਕੋਂ (ਅੰਮ੍ਰਿਤਸਰੋਂ) ਬਾਹਰ ਕੱਢ ਦੇਵਾਂਗਾ ।

ਚਿੱਠੀ ਪੱਜਣ ਪਰ ਅਸਲਮ ਖਾਨ ਦਿਲ ਵਿਚ ਬੜਾ ਹੈਰਾਨ ਹੋਇਆ । ਅੰਦਰੋਂ ਅੰਦਰ ਡਰ ਨਾਲ ਝੁਰਦਾ ਜਾਵੇ । ਉਸ ਨੇ ਆਪਣੇ ਘਰ ਮਜਲਸ ਬੁਲਾ ਕੇ ਸਰਕਾਰੀ ਕਰਮਚਾਰੀਆਂ ਤੇ ਦੂਸਰੇ ਮੁਰੈਲਾਂ ਨੂੰ ਕਿਹਾ ਕਿ ਦੇਵਾ ਜੱਟ ਸਿੰਘਾਂ ਦੇ ਟਾਕਰੇ ਅੰਮ੍ਰਿਤਸਰ ਜਾਣ ਦਾ ਹੀਆ ਨਹੀਂ ਧਰਦਾ, ਉਸ ਨੂੰ ਸਾਰੇ ਰਲ ਕੇ ਮਦਦ ਦਿਓ । ਬੱਸ ਫੇਰ ਕੀ ਸੀ, ਲਾਹੌਰੋਂ ਫੌਜ, ਦਾਰੂ ਸਿੱਕੇ ਦੇ ਗੱਡੇ, ਹਾਥੀ, ਝੰਡੇ

ਤੰਬੂ ਤੇ ਹੋਰ ਬੇਸ਼ਮਾਰ ਸਾਮਾਨ ਆ ਪੁੱਜਾ । ਹੁਣ ਦੇਵੇ ਨੂੰ ਭੀ ਹੌਸਲਾ
ਹੋ ਗਿਆ ਤੇ ਉਹ ਲੱਗਾ ਫੜਾਂ ਮਾਰਨ :

ਚੜ੍ਹਿਆ ਦੇਵਾ ਵੱਜਿਆ ਮਾਰੂ ਕੁਹਮਕਿ ਲੈ ਕਰਿ ਭਾਰੀ
ਅੱਗੇ ਹਿੰਦੂ ਮੁੱਲਾਂ ਲੜਦੇ ਦੇਖ ਅਸਾਡੀ ਵਾਰੀ
ਦਾਰੂ ਸਿੱਕਾ ਬਹੁਤ ਮੰਗਾਹੋਂ ਕਰਸਾਂ ਬਹੁਤ ਗੁਬਾਰੀ । ੩੬ ।

ਕਈ ਜਮਾਤਾਂ ਵਾਲੇ ਮੁਗਲ, ਪਠਾਣ, ਕੁਰੈਸ਼ੀ ਤੇ ਸੱਯਦ ਭੀ
ਦੇਵੇ ਦੀ ਸਹਾਇਤਾ ਲਈ ਆ ਇਕੱਠੇ ਹੋਏ । ਉਧਰੋਂ ਦੇਵੇ ਨੇ
ਆਪਣਾ ਸਾਰਾ ਭਾਈਚਾਰਾ ਬੁਲਾ ਲਿਆ, ਸਭ ਵਾਹਰਾਂ ਸੱਦ
ਲਈਆਂ ਤੇ ਮੁਲਖਣੀਆ ਭੀ ਆ ਜੁੜਿਆ । ਇਸ ਤਰ੍ਹਾਂ ਇਕ ਤਕੜਾ
ਲਾਉ-ਲਸ਼ਕਰ ਲੈ ਕੇ ਦੇਵਾ ਅੰਮ੍ਰਿਤਸਰ ਦੇ ਸਿੰਘਾਂ ਵਿਰੁਧ ਚੜ੍ਹੁ
ਧਾਇਆ । ਅਰੁ ਤਿੰਨਾਂ ਕੋਹਾਂ ਤੇ ਆ ਡੇਰੇ ਪਾਏ । ਨੀਅਤ ਇਹ ਸੀ
ਕਿ ਰਾਤੀਂ ਅਨੁਰੇ ਵਿਚ ਹੱਲਾ ਬੋਲ ਕੇ ਸਿੰਘਾਂ ਨੂੰ ਮਾਰ ਕੱਢਿਆ ਜਾਏ ।
ਪਰੇ ਬੰਨ੍ਹ ਕੇ ਘੇਰਾ ਘੱਤ ਲਿਆ ਤਾਂ ਜੋ ਕੋਈ ਸਿੰਘ ਨਿਕਲ ਨਾ ਜਾਏ
ਤੇ ਲੱਗੀ ਬੰਦੂਕਾਂ ਦੀ ਵਾੜ ਝੜਨ ਤੇ ਤੋਪ ਤੇ ਤੋਪ ਦਗਣ ।

ਦੁਸਰੇ ਪਾਸੇ ਸਿੰਘਾਂ ਪਾਸ ਲੜਾਈ ਦਾ ਸਾਮਾਨ ਤਾਂ ਕੀ ਹੋਣਾ
ਸੀ, ਬੰਦੂ ਭੀ ਥੋੜੇ ਸਨ । ਪਰ ਜੋ ਸਨ, ਉਹ ਸਨ ਸਿਦਕ ਤੇ ਭੋਸੇ
ਵਾਲੇ ਸਿਰ ਲੱਖ ਸੂਰਮੇ, ਧਰਮ ਜੁਪ ਦੇ ਚਾਓ ਨਾਲ ਸ਼ਹੀਦੀਆਂ
ਪਰਾਪਤ ਕਰਨ ਲਈ ਤਿਆਰ ਬਰ ਤਿਆਰ । ਇਹੋ ਜਿਹੇ ਸਿਦਕੀ
ਸੂਰਿਆਂ ਦੇ ਟਾਕਰੇ ਤੇ ਮਾਂਗਵੀਆਂ ਧਾੜਾਂ ਤੇ ਵਗਾਰੀ ਛੇੜਾਂ ਨੇ ਕੀ
ਅੜਨਾ ਸੀ । ਵੈਰੀਆਂ ਪਾਸ ਤੋਪਾਂ ਤੇ ਬੰਦੂਕਾਂ ਸਨ :

ਤੀਰ ਬੰਦੂਕਾਂ ਲੱਗੀ ਛਹਿਬਰ ਅੰਤ ਨਾ ਪਾਇਆ ਜਾਏ ।

ਛੁਟਨਿ ਤੋਫਾਂ ਦਾਰੂ ਸੀਸਾ ਸੂਰਜ ਨਦਰ ਨਾ ਆਵੈ । ੪੦ ।

ਸਿੰਘਾਂ ਪਾਸ ਕੇਵਲ ਤਲਵਾਰਾਂ ਹੀ ਸਨ, ਸੋ ਜਾਂ

ਪਕੜਿ ਭਗਉਤੀ ਚਾਈ ਸਿੰਘਾਂ ਨਾਲਿ ਸਭਾ ਉਠਿ ਹੋਈ ।

ਨਿੱਕੀ ਸੁੱਕੀ ਕੇਤੀ ਮਾਰੀ ਦੇਵਾ ਨਸਿ ਗਇਓਈ । ੪੨ ।

ਖਾਨ ਖਨੀਮ ਅਕਾਬਰ ਮਾਰੇ ਦੇਵਾ ਹਥਿ ਨਾ ਆਇਆ ।

ਕਹੁ ਜੀ ਦਰਸ਼ਨ ਪਹਿਲੋਂ ਦਾਰੂ ਸੀਸਾ ਕਬਜ਼ਿ ਸਿੰਘਾਂ ਦੇ ਆਇਆ । ੪੩ ।

ਤੀਨ ਕੋਹ ਤੇ ਕਤਲਾਮ ਕਰਿ ਮਾਰੇ ਨਾਲੇ ਲੋਟੀ ਹੋਈ।
ਕਹੁ ਜੀ ਦਰਸ਼ਨ ਪਹੁਤੀ ਖਬਰ ਖਾਨ ਨੂੰ ਹੰਜੂ ਹਾਰ ਪਰੋਈ। ੪੨।

ਚੈਪਰੀ ਦੇਵੇ ਨੂੰ ਪਈ ਭਾਂਜ ਤੇ ਸਰਕਾਰੀ ਮੁਹਿੰਮ ਨੂੰ ਹੋਈ
ਇਸ ਹਾਰ ਨਾਲ ਸਰਕਾਰ ਲਾਹੌਰ ਦੀ ਧੋਣ ਭੀ ਨਮੋਸ਼ੀ ਨਾਲ ਲੀਵੀਂ ਪੈ
ਗਈ। ਹੁਣ ਅਸਲਮ ਖਾਨ ਪਾਸ ਇੱਕੋ ਚਾਰਾ ਸੀ ਕਿ ਬਾਦਸ਼ਾਹ ਦੇ
ਹਜ਼ੂਰ ਅਰਜੀ ਭੇਜੇ। ਬਹਾਦੁਰ ਸ਼ਾਹ ਬਾਦਸ਼ਾਹ ਇਸ ਵੇਲੇ ਦੱਖਣ
ਵਿੱਚ ਸੀ। ਸੋ ਉਥੇ ਹੀ ਅਰਜੀ ਭੇਜੀ ਗਈ ਜਿਸ ਦੇ ਉਤਰ ਵਿਚ ਅੱਗੋਂ
ਬਾਦਸ਼ਾਹ ਨੇ ਮੁੜ ਅਸਲਮ ਖਾਨ ਨੂੰ ਹੀ ਝਾੜ ਪਾਈ ਕਿ ‘ਅਕਲ ਤੁਮਾਰੀ
ਬੋਈ...’

ਘਰ ਨਾਨਕ ਕਾ ਆਦਿ ਜੁਗਾਦੀ ਤਿਸ ਪਰ ਤੇਗ ਉਠਾਈ।
ਕਹੁ ਜੀ ਦਰਸ਼ਨ ਸਦਾ ਸਦਾ ਹਹਿ ਪੀਰੀ ਮੀਰੀ ਘਰ ਨਾਨਕ ਦੇ ਆਈ। ੪੩।
ਵਾਰ ਦੀਆਂ ਘਟਨਾਵਾਂ ਦਾ ਪਿੱਛਾ, ਅਤੇ ਭਵਿਖਤ ਪਰ ਅਸਰ—
ਇਤਿਹਾਸ ਦੇ ਪਾਠਕ ਜਾਣਦੇ ਹਨ ਕਿ ਪੰਘਰਵੀਂ ਸਦੀ ਈਸਵੀ
ਦੇ ਅੰਤ ਵਿਚ ਜਰਵਾਣੇ ਰਾਜ ਤੋਂ ਦੇਸ਼ ਦੀ ਸੁਤੰਤਰਤਾ ਲਈ ਗੁਰੂ ਨਾਨਕ
ਨੇ, ਇਕ ਜੋਤਿ ਜਗਾ ਦਿੱਤੀ ਸੀ ਜਿਸ ਦੇ ਚਾਨਣੇ ਲੋਕਾਂ ਵਿਚ ਛੇਤੀ
ਹੀ ਇਕ ਮਾਨਸਕ ਹਿੱਲ ਜੁੱਲ ਪੈਦਾ ਹੋ ਗਈ ਸੀ। ਇਸ ਨੂੰ ਜਾਰਦੇ
ਰੱਖਣ ਲਈ ਦੂਸਰੇ ਗੁਰੂ ਸਾਹਿਬਾਂ ਨੇ ਚੁਗਿਰਦੇ ਨੂੰ ਹਿਲਾਇਆ ਤੇ
ਸੰਗਠਨ ਦੇ ਸਾਧਨ ਪੈਦਾ ਕੀਤੇ। ਗੁਰੂ ਅਰਜਨ ਦੀ ਸ਼ਹਾਦਤ ਨੇ
ਸਿੱਖਾਂ ਦੇ ਲੂੰ ਕੰਡਿਆਂ ਵਾਂਗ ਖੜ੍ਹੇ ਕਰ ਦਿੱਤੇ। ਗੁਰੂ ਹਰਿ ਗੋਬਿੰਦ ਨੇ
ਮੀਰੀ ਤੇ ਪੀਰੀ ਦੇ ਦੋਵੇਂ ਪਹੀਏ ਇਕ ਧੂਰੇ ਨਾਲ ਬਰਾਬਰ ਜੋੜ ਕੇ
ਅੱਗੇ ਨੂੰ ਸੌਖਿਆਂ ਤੇ ਤੇਜ਼ ਤੁਰਨ ਲਈ ਉਤਸ਼ਾਹ ਦਿੱਤਾ ਅਤੇ ਹਕੂਮਤ
ਨਾਲ ਸਿੱਧਾ ਮੱਥਾ ਡਾਹੁਣ ਲਈ ਪਿਰਤ ਪਾ ਦਿੱਤੀ। ਗੁਰੂ ਹਰਿ ਰਾਇ
ਨੇ ਰਾਜ ਦੇ ਸਹੀ ਤੇ ਨੇਕ ਹੱਕਦਾਰ ਦਾਰਾ ਸ਼ਿਕੋਹ ਦੀ ਸਹਾਇਤਾ ਲਈ
ਅੰਰੰਗਜ਼ੇਬ ਦੇ ਟਾਕਰੇ ਰੋਕ ਪਾਉਣ ਲਈ ਬਿਆਸਾ ਦੇ ਕੰਢੇ ਤੇ ਫੌਜ
ਲਿਆ ਖੜੀ ਕੀਤੀ। ਗੁਰੂ ਤੇਗ ਬਹਾਦੁਰ ਨੇ ਧਰਮ ਦੀ ਧੁਜਾ ਖੜੀ
ਰੱਖਣ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ। ਭਾਈ ਮਤੀ ਦਾਸ
ਨੂੰ ਰਾਜ-ਵਿਦਰੋਹੀ ਗੱਲਾਂ ਕਰਨ ਦਾ ਦੇਸ਼ ਲਾ ਕੇ ਹਕੂਮਤ ਨੇ ਆਰੇ

ਨਾਲ ਦੇ ਫਾੜ ਚਿਰਵਾ ਦਿਤਾ । ਜਿਸ ਨਾਲ ਸਿੱਖਾਂ ਵਿਚ ਭੀ ਇਸ ਪਰਕਾਰ ਦੀਆਂ ਸ਼ਹੀਦੀਆਂ ਦੀ ਪਿਰਤ ਪੈ ਗਈ । ਗੁਰੂ ਗੋਬਿੰਦ ਸਿੰਘ ਨੇ ਜਦ ਕੋਈ ਹੋਰ ਹੀਲਾ ਸਫਲ ਹੁੰਦਾ ਨਾ ਦੇਖਿਆ ਤਾਂ ਅੰਤ ਤਲਵਾਰ ਹੱਥ ਲੈ ਲਈ ਤੇ ਆਪਣੇ ਸਮੇਂ ਦੀ ਸਭ ਤੋਂ ਵੱਡੀ ਮੁਗਲ ਹਕਮਤ ਨਾਲ ਟੱਕਰ ਲੈਣ ਲਈ ਮੈਦਾਨ ਵਿਚ ਆ ਨਿਕਲੇ । ਸਿੱਖਾਂ ਨੂੰ ਰਣ-ਤੱਤੇ ਵਿਚ ਹਸੂੰ ਹਸੂੰ ਜੁਝਣ ਲਈ ਭਗੋਤੀਆਂ ਤੇ ਰਾਮ-ਜੰਗੇ ਦੇ ਕੌਖੜੇ ਕਰ ਦਿੱਤਾ । ਅਤੇ ਬਾਰਾਂ ਤੇਰਾਂ ਲੜਾਈਆਂ ਵਿਚ ਵੈਰੀਆਂ ਨੂੰ ਹਾਰ ਦੇ ਕੇ ਰਾਜ ਨਾਲ ਟੱਕਰਾਂ ਲੈਣ ਤੇ ਅੰਤ ਜਿੱਤਾਂ ਪਰਾਪਤ ਕਰਨ ਦੀ ਲੀਹ ਤੋਰ ਦਿੱਤੀ ਤੇ ਸੁਆਦ ਪਾ ਦਿੱਤਾ ।

‘ਦਰਸ਼ਨ’ ਦੀ ਇਸ ਵਾਰ ਵਿਚ ਬਿਆਨ ਕੀਤੀਆਂ ਹੋਈਆਂ ਘਟਨਾਵਾਂ ਇਸੇ ਪਿਰਤ ਤੇ ਉਤਸ਼ਾਹ ਦੀਆਂ ਕੜੀਆਂ ਹਨ । ਇਸ ਵੇਲੇ ਭਾਵੇਂ ਗੁਰੂ ਗੋਬਿੰਦ ਸਿੰਘ ਜੀ ਸਰਹਿੰਦ ਦੇ ਫੌਜਦਾਰ ਵਜੀਰ ਖਾਨ ਵੱਲੋਂ ਭੇਜੇ ਹੋਏ ਇਕ ਪਠਾਣ ਹਥੋਂ ਮਾਰੂ ਜ਼ਖਮ ਦੇ ਕਾਰਣ ਨੰਦੇਸ਼ ਸ਼ਹਿਰ (ਦੱਖਣ) ਵਿਚ ਜੋਤੀ ਜੋਤਿ ਸਮਾ ਚੁਕੇ ਸਨ ਅਤੇ ਉਨ੍ਹਾਂ ਦੇ ਪਿਛੋਂ ਸਿੱਖਾਂ ਦਾ ਕੋਈ ਪਰਤੱਖ ਆਗੂ ਨਹੀਂ ਸੀ, ਤਾਂ ਭੀ ਗੁਰੂ ਦੀ ਜਗਾਈ ਜੋਤਿ ਉਨ੍ਹਾਂ ਦੇ ਸਾਹਮਣੇ ਜਗ ਰਹੀ ਸੀ ਤੇ ਪਾਏ ਪੂਰਨੇ ਪਰਤੱਖ ਮੌਜੂਦ ਸਨ । ਅੰਮ੍ਰਿਤਸਰ ਦੇ ਮਾਲ-ਹੈਂਕੜੀ ਧੜੀਆਂ ਨੇ ਜਦ ਦਮੜੀ ਦੇ ਤੂਤਾਂ ਦੀ ਇੱਕ ਨਿਗੁਣੀ ਜਿਹੀ ਗੱਲ ਨੂੰ-ਜਿਸ ਦਾ ਵੇਰਵਾ ਵਾਰ ਵਿਚ ਦਿੱਤਾ ਹੋਇਆ ਹੈ-ਅੈਵੇਂ ਹੀ ਵਧਾ ਕੇ ਸਿੱਖਾਂ ਵਿਰੁਧ ਹਕੂਮਤ ਨੂੰ ਜਾ ਉਕਸਾਇਆ ਤੇ ਲਾਹੌਰ ਦੇ ਨਾਇਬ ਸੂਬੇਦਾਰ ਨੂੰ ਭੜਕਾ ਕੇ ਰਾਜਸੀ ਕਲਾ ਉਨ੍ਹਾਂ ਦੇ ਵਿਰੁੱਧ ਖੜੀ ਕਰ ਦਿਤੀ, ਤਾਂ ਅੱਗਿਉਂ ਹੋਰ ਕਿਸੇ ਤਰ੍ਹਾਂ ਭੀ ਬਗਾਨਾ ਹੁੰਦਾ ਦੇਖ ਕੇ ਉਨ੍ਹਾਂ ਭੀ ਭਗੋਤੀਆਂ ਫੜ ਲਈਆਂ । ਫੇਰ ਜੋ ਅੜੇ ਸੋ ਝੜੇ ਤੇ ਓੜਕ ਫਤਿਹ ਸਿੱਖਾਂ ਦੀ ਹੋਈ ।

ਇਨ੍ਹਾਂ ਘਟਨਾਵਾਂ ਵਿਚ ਫਤਿਹ ਨੇ ਸਿੱਖਾਂ ਦੇ ਹੌਸਲੇ ਦੁਲੇ ਚੌਣੇ ਕਰ ਦਿੱਤੇ । ਉਨ੍ਹਾਂ ਨੂੰ ਪਰਤੱਖ ਗਿਆਨ ਹੋ ਗਿਆ ਕਿ ਜੇ ਬੈਂਜੇ ਜਿਹੇ ਸਿੱਖ ਮਾਮੂਲੀ ਭਗਉਤੀਆਂ ਨਾਲ ਹਕੂਮਤ ਦੀਆਂ ਧਾੜਾਂ ਨੂੰ ਭਾਂਜ ਦੇ ਸਕਦੇ ਹਨ ਤਾਂ ਸਿੱਖਾਂ ਦੇ ਦਲ ਅੱਗੇ ਇਨ੍ਹਾਂ ਕਿਸੇ ਕੀ ਅੜਨਾ ਹੈ । ਮਾਂਗਵੀਆਂ ਧਾੜਾਂ ਤਾਂ ਐਵੇਂ ਹੀ ਭੱਜ ਨਿਕਲਣਗੀਆਂ

ਤੇ ਸਰਕਾਰੀ ਫੌਜ ਦੇ ਮਨ ਭੀ ਤਰਾਹੇ ਤਰੱਠੇ ਹੋਏ ਹੋਣ ਕਰਕੇ ਭਟ ਨਹੀਂ ਸਕਣਗੇ। ਜਦ ਭੀ ਵਧੀ ਹੋਏ ਹੋਂਸਲਿਆਂ ਵਾਲੇ ਸਿੰਘਾਂ ਕਦੀ ਕੋਈ ਜ਼ੋਰਦਾਰ ਹੱਲਾ ਮਾਰਿਆ ਤਾਂ ਮਨਾਂ ਵਿਚ ਬੈਠੇ ਹੋਏ ਭੈ ਦੇ ਕਾਰਣ ਵੈਰੀਆਂ ਦੀਆਂ ਸਫ਼ਾਂ ਬਹੁਤਾ ਤਰਾਣ ਲਾਏ ਬਿਨਾਂ ਹੀ ਹਿੱਲ ਜਾਣਗੀਆਂ। ਇਸ ਲਈ ਕੋਈ ਹੰਭਲਾ ਮਾਰਨ ਲਈ ਸਿੰਘਾਂ ਦੇ ਮਨ ਉਤਾਵਲੇ ਹੋ ਰਹੇ ਸਨ। ਏਨੇ ਨੂੰ ਦੱਖਣ ਤੋਂ ਬਾਬਾ ਬੰਦਾ ਸਿੰਘ ਸਰਹਿੰਦ ਦੇ ਤੱਲੁਕੇ ਵਿਚ ਆ ਦੜਕਿਆ। ਬੱਸ ਫੇਰ ਕੀ ਸੀ, ਥਾਉਂ ਥਾਈਂ ਸਿੰਘ ਬਰਸਾਤ ਦੀਆਂ ਖੁੰਬਾਂ ਵਾਂਗੀਂ ਨਿਕਲ ਆਏ ਤੇ ਦਲਾਂ ਦੇ ਦਲ ਵਹੀਰਾਂ ਘੱਤੀਂ ਸਰਹਿੰਦ ਵੱਲ ਨੂੰ ਉੱਛਲ ਪਏ। ਗੁਰੂ ਦੀ ਸਰਾਪੀ ਹੋਈ ਸਰਹਿੰਦ ਵਲ ਉਹ ਅੱਗੇ ਹੀ ਦੰਦੀਆਂ ਪੀਹ ਰਹੇ ਸਨ। ਸਾਹਿਬ-ਜ਼ਾਦਿਆਂ ਦੀਆਂ ਤੜਫੜੀਆਂ ਲੋਬਾਂ ਹਾਲ ਤਕ ਉਨ੍ਹਾਂ ਨੂੰ ਤੜਫਾ ਰਹੀਆਂ ਸਨ ਤੇ ਉਨ੍ਹਾਂ ਦੀਆਂ ਧੁਖਦੀਆਂ ਚਿਖਾਂ ਦਾ ਧਿਆਨ ਆਉਣ ਨਾਲ ਹੀ ਸਿੰਘਾਂ ਦੇ ਮਨਾਂ ਵਿਚ ਲਾਂਬੂ ਬਲ ਬਲ ਉਠਦੇ ਸਨ। ਸਰਹਿੰਦ ਦੇ ਹਾਕਮ ਵਜੀਰ ਖਾਨ ਨੇ ਭੀ ਚੇਖੀ ਫੌਜ ਤੇ ਮੁਸਲਮਾਨ ਮੁਲਖਈਆ ਇਕੱਠਾ ਕਰ ਲਿਆ ਸੀ। ਪਰ ਸਮਾਣੇ ਤੇ ਸਫੌਰੇ ਵਿਚ ਸਿੰਘਾਂ ਦੀਆਂ ਜੇਤੂ ਮਾਰਾਂ ਨੇ ਉਨ੍ਹਾਂ ਦੇ ਮਨ ਕੰਬਾਏ ਹੋਏ ਸਨ। ਉਨ੍ਹਾਂ ਇਕ ਸੱਟ ਭੀ ਨਾ ਸਹੀ। ਚਪੜ-ਚਿੜੀ ਦੇ ਮੈਦਾਨ ਵਿਚ ਵਜੀਰ ਖਾਨ ਦੇ ਮਰਦੇ ਸਾਰ ਹੀ ਉਹ ਪੱਤਰਾ ਵਾਚ ਗਏ। ਸਰਹਿੰਦ ਉੱਤੇ ਸਿੰਘਾਂ ਦਾ ਕਬਜ਼ਾ ਹੋ ਗਿਆ ਤੇ ਬੰਦਾ ਸਿੰਘ ਦੇ ਰਾਜ ਦੀ ਦੋਹੀ ਫਿਰ ਗਈ। ਭਾਵੇਂ ਇਹ ਰਾਜ ਬਹੁਤਾ ਚਿਰ ਟਿਕਿਆ ਨਾ ਰਹਿ ਸਕਿਆ ਅਤੇ ਸਿੰਘਾਂ ਨੂੰ ਆਪਣੀ ਹਸਤੀ ਕਾਇਮ ਰੱਖਣ ਲਈ ਸੈਂਕੜੇ ਨਹੀਂ ਹਜ਼ਾਰਾਂ ਦੀ ਗਿਣਤੀ ਵਿਚ ਬਲੀ ਦੇਣੀ ਪਈ, ਪਰ ਗੁਰੂ ਦੀ ਜਗਾਈ ਹੋਈ ਜ਼ੋਤਿ ਵੈਰੀਆਂ ਵਲੋਂ ਰਾਜ ਦੇ ਸਾਰੇ ਤਰਾਣਾਂ ਤੇ ਝੱਖੜਾਂ ਨਾਲ ਭੀ ਬੁਝਾਈ ਨਾ ਜਾ ਸਕੀ, ਅਤੇ ਪ੍ਰਾਚੀਨ ਸਿੰਘਾਂ ਦੀ ਪਿਰਤ ਦੇ ਪੁਰਨੇ ਮਿਟਾਏ ਨਾ ਜਾ ਸਕੇ। ਕਈ ਕਤਲਾਮਾਂ ਹੋਈਆਂ ਤੇ ਘਲੁੰਘਾਰੇ ਵਰਤੇ, ਪਰ ਸਿੰਘ ਕੋੜੀ ਵੇਲ ਵਾਂਗ ਵਧਦੇ ਹੀ ਗਏ। ਹੰਨੇ ਹੰਨੇ ਮੀਰੀ ਹੋ ਗਈ ਤੇ ਭੂਰੀਆਂ ਵਾਲੇ ਕਿਰਤੀ ਸੰਤ ਰਾਜੇ ਬਣ ਗਏ, ਤੇ ਰਾਜੇ ਭੀ ਉਹ ਜਿਨ੍ਹਾਂ ਪਾਸੋਂ ਮੁਗਲ, ਮਰਾਠੇ, ਰਾਸ਼ਟੇ ਫਰੰਗੀ ਭੀ ਕੰਨੀ ਕਤਰਾਉਣ ਲੱਗੇ। ਕਵੀ ਦਰਸ਼ਨ ਦੇ ਕਬਨ ਅਨੁਸਾਰ

ਕਹੁ ਜੀ ਦਰਸ਼ਨ ਕਿਆ ਪਰਵਾਹ ਤਿਨਾ ਕੁ
ਗੁਰੂ ਗੋਬਿੰਦ ਸਿੰਘ ਸਿਰ ਸਾਇਆ ॥ ੧੧ ॥

ਇਸ ਦੀ ਸਾਹਿਤਕ ਪੜਚੋਲ—

ਸਾਹਿਤਕ ਪੜਚੋਲ ਦੇ ਦਰਿਸ਼ਟੀ-ਕੋਣ ਤੋਂ ਇਹ ਵਾਰ ਕੋਈ
ਬਹੁਤੇ ਉੱਚੇ ਪਾਏ ਦੀ ਨਹੀਂ । ਇਸ ਸੰਬੰਧੀ ਪ੍ਰੇਫੈਸਰ ਪ੍ਰੀਤਮ ਸਿੰਘ,
ਐਮ. ਐ., ਮਹਿਕਮਾ ਪੰਜਾਬੀ, ਮਹਿੰਦਰਾ ਕਾਲਜ ਪਟਿਆਲਾ, ਆਪਣੀ
੨੨ ਅਕਤੂਬਰ ੧੯੫੦ ਦੀ ਚਿੱਠੀ ਵਿਚ ਲਿਖਦੇ ਹਨ ਕਿ :

ਤੁਹਾਡੀ ਆਗਿਆ ਅਨੁਸਾਰ ਮੈਂ 'ਵਾਰ ਅੰਮ੍ਰਿਤਸਰ
ਕੀ' ਨੂੰ ਪੜ੍ਹਿਆ ਹੈ । ਇਸ ਦੇ ਲਿਖਣ ਵਾਲਾ ਕੋਈ ਸਾਧਾਰਣ
ਜਿਹਾ ਕਵੀਸ਼ਰ ਮਲ੍ਹਮ ਹੁੰਦਾ ਹੈ । ਉਸ ਦੀ ਬੋਲੀ ਮਿਲਗੋਭਾ
ਜਿਹੀ ਹੈ, (ਜਿਵੇਂ : ਦਰਸ਼ਨ ਜਿਨ੍ਹਾਂ ਦਾ ਦਰਸ਼ਨ
ਕੀਤਾ, ਚਉਗਾਸੀ ਦੇ ਵਿਚਿ, ਅੰਮ੍ਰਿਤਸਰ ਕੋ ਨੁਵਾਨੁ, ਹੁਕਮ ਰੱਬ
ਕੇ ਤਾਮਸ ਉੱਠੀ, ਸਹਲ ਕੰਮ ਥੋੰ, ਕਿਆ ਪਰਵਾਹ ਤਿਨਾਂ ਕੁੰ),
ਕਿਰਿਆ-ਤੁਪਾਂ (ਜਿਵੇਂ : ਨਦਰ ਕਰੋਂਦਾ ਭਾਰੀ, ਮੋਰਚੇ ਬੰਨ੍ਹ
ਖਲੋਏ, ਸੁਖ ਨਾ ਕੋਈ ਸੋਏ, ਨਦਰ ਨਾ ਆਵਸ ਕੋਈ) ਤੇ
ਉਜ਼ਾਰਣ (ਜਿਵੇਂ : 'ਬਡੇ ਬਡੇ' ਤੇ 'ਵੱਡੇ ਵੱਡੇ') ਦੀ ਕਿਸੇ ਇਕ
ਵਰਤੋਂ ਦੀ ਅਣਹੋਂਦ ਤੋਂ ਇਉਂ ਜਾਪਦਾ ਹੈ ਕਿ ਕਵਿਤਾ ਦੇ
ਹੁਨਰ ਵਿਚ ਉਹ ਅਜੇ ਬਹੁਤਾ ਪੱਕਾ ਨਹੀਂ ਸੀ ਹੋਇਆ,
ਕਲਮ ਅਜੇ ਰਸੀ ਨਹੀਂ ਸੀ ਤੇ ਬੋਲੀ ਉਪਰ ਪੂਰਾ ਕਾਬੂ
ਨਹੀਂ ਹੋਇਆ ਸੀ ਅਤੇ ਉਸ ਦੀ ਸ਼ੈਲੀ ਅਜੇ ਬੱਝਣ
ਵਾਲੀ ਸੀ ।

ਦਰਸ਼ਨ ਦੀ ਵਾਰ ਵਿਚ ਫਾਰਸੀ ਦੇ ਤਤਸਮ ਸ਼ਬਦ
ਬਹੁਤ ਹਨ ਜੋ ਉਸ ਦੇ ਬਹੁਤਾ ਨਾ ਪੜ੍ਹੇ ਹੋਏ ਹੋਣ ਦੇ ਸੂਚਕ
ਹਨ । 'ਲਾਹੌਰ' ਵਾਸਤੇ 'ਲਾਹਾਨੂਰ', 'ਖਾਨਾ ਜੰਗੀ' ਵਾਸਤੇ
'ਜੰਗਾ ਖਾਨੀ', 'ਚਸ਼ਮ ਨੁਮਾਈ' ਵਾਸਤੇ 'ਚਸ਼ਮ ਨਿਵਾਈ',
'ਮੁਦਈ' ਵਾਸਤੇ 'ਮੱਦੀ' ਤੇ 'ਦਰਾਮਦ' ਦੀ ਥਾਂ 'ਦੁਰਾਮਤ'
ਸ਼ਬਦਾਂ ਦੀ ਵਰਤੋਂ ਤੋਂ ਭੀ ਇਹੋ ਹੀ ਖਿਆਲ ਬਣਦਾ ਹੈ ।

੧੬.

- ਲਫਜ਼ਾਂ ਦਾ ਬਿਗਾੜ, ਪ੍ਰਸੰਗ ਜਾਂ ਛੰਦ ਦੀ ਮਜ਼ਬੂਰੀ ਜਾਂ ਕਿਸੇ ਲਿਖਾਰੀ ਦੀ ਗਲਤੀ ਕਰ ਕੇ ਨਹੀਂ, ਕਵੀ ਦੀ ਅੱਧ-ਪੜ੍ਹਤਾ • ਕਰ ਕੇ ਹੈ—ਘੱਟੋ ਘੱਟ ਮੈਨੂੰ ਇਉਂ ਹੀ ਲਗਦਾ ਹੈ। ਮੇਰੇ ਇਸ ਬਿਆਲ ਨੂੰ ਇਕ ਹੋਰ ਪਾਸਿਉਂ ਭੀ ਪਰੋੜ੍ਹਤਾ ਮਿਲਦੀ ਹੈ, ਭਾਵ ਉਸ ਦੇ ਵਰਤੇ ਛੰਦਾਂ ਦੀਆਂ ਛੁਲੀਆਂ ਚੂਲਾਂ ਤੋਂ।

ਇਸ ਸੰਬੰਧ ਵਿਚ ਉਸ ਦੀ ਕਚਿਆਈ ਇਥੋਂ ਭੀ ਪਰਤੱਖ ਹੈ ਕਿ ਆਪਣੇ ਵਲੋਂ ਲਿਖਣ ਤਾਂ ਉਹ ਵਾਰ ਬੈਠਾ ਹੈ ਪਰ ਜਦੋਂ ਭੀ ਲੜਾਈ ਭੜਾਈ ਜਾਂ ਜੰਗ ਦਾ ਮੌਕਾ ਆਉਂਦਾ ਹੈ—ਇਹੋ ਜਿਹਾ ਮੌਕਾ ਵਾਰ ਲੇਖਕ ਨੂੰ ਰੱਬ ਦੇਵੇ—ਤਾਂ ਉਹ ਪੋਲੇ ਜਹੇ, ਉਸ ਦਾ ਐਵੇਂ ਜ਼ਿਕਰ ਕਰ ਕੇ, ਅਗਲੀ ਗੱਲ ਛੋਹ ਦਿੰਦਾ ਹੈ। ਇਸ ਵਾਰ ਦਾ ਨਿਰਭਰ ਸੁਧਾ ਜੰਗ ਤੇ ਸੀ ਪਰ ਇਹ ਰੰਗ ਦਰਸ਼ਨ ਨੇ ਨਾਮ-ਮਾਤਰ ਭੀ ਕਿਤੇ ਨਹੀਂ ਬੰਨਿਆ। ਸ਼ਾਇਦ ਇਹ ਰੰਗ ਬੰਨ੍ਹਣ ਵਾਸਤੇ ਕੁਝ ਵਿਦਵਤਾ ਤੇ ਕੁਝ ਕਲਪਣਾ ਦੀ ਲੋੜ ਸੀ, ਪਰ ਦਰਸ਼ਨ ਇਨ੍ਹਾਂ ਗੁਣਾਂ ਵਿਚੋਂ ਕਿਸੇ ਇਕ ਗੁਣ ਤੇ ਭੀ ਬਹੁਤ ਮਾਣ ਨਹੀਂ ਸੀ ਕਰ ਸਕਦਾ। ਉਸ ਦੀ ਉੱਚੀ ਤੋਂ ਉੱਚੀ ਉਡਾਰੀ ਇਨ੍ਹਾਂ ਤੁਕਾਂ ਵਿਚ ਦਿਸਦੀ ਹੈ:—

ਕਹੁ ਜੀ ਦਰਸ਼ਨ ਅੰਬਰ ਪਾਟਾ ਕਿਉਂਕਰ ਜਾਈ ਸੀਤਾ।...
ਦਰਸ਼ਨ ਪਾੜ ਅਵੱਲਾ ਪਾਟਾ ਕਿਉਂਕਰ ਕੋਈ ਸੀਵੇ।...
ਕਹੁ ਜੀ ਦਰਸ਼ਨ ਪਹੁੰਚੀ ਖਬਰ ਖਾਨ ਨੂੰ ਹੰਸੂ ਹਾਰ ਪਰੋਈ।...

ਉੱਜ, ਸਰਦਾਰ ਜੀ, ਐਨ ਸੰਭਵ ਹੈ ਕਿ ਜੇ ਦਰਸ਼ਨ ਕੋਈ ਉੱਚੀਆਂ ਉਡਾਰੀਆਂ ਲਾਉਣ ਵਾਲਾ ਕਵੀ ਹੁੰਦਾ ਤਾਂ ਤੁਸੀਂ ਇਸ ਵਾਰ ਨੂੰ ਇਤਿਹਾਸ ਦੇ ਦਰਿਸ਼ਟੀ ਕੋਣ ਤੋਂ, ਹੁਣ ਵਾਂਗ, ‘ਅਦੁਤੀ’ ਨਾ ਕਹਿ ਸਕਦੇ।

ਤੁਹਾਡਾ ਅੰਦਾਜ਼ਾ ਠੀਕ ਹੈ ਕਿ ਦਰਸ਼ਨ ਲਹਿੰਦੇ ਪੰਜਾਬ ਦਾ ਵਸਨੀਕ ਹੋਵੇਗਾ। ਬੋਲੀ ਤੋਂ ਉਹ ਝਨਾਊਂ ਪਾਰ ਦਾ ਜੰਮ-ਪਲ ਲਗਦਾ ਹੈ। ‘ਤਾਂ ਵੱਧੇ ਨੇ ਪਰੂਂ, ਘੱਤੇ ਨੇ ਘੇਰਾ, ਨਸਿ ਨਾ ਕੋਈ ਜਾਏ’, ‘ਸਭਨਾ ਉਧੀ ਆਈ’, ‘ਜਾਇ ਸੱਡੀ

ਲੁਕਾਈ', 'ਛਿਲ ਨਾ ਕਰਿਹੋ ਕਾਈ', 'ਕੂੜੇ ਬੋਲ ਅਲੈਂਦਾ', ਆਦਿ ਉਸ ਦੀ ਆਪਣੀ ਬੋਲੀ ਦੀਆਂ ਮਿਸ਼ਾਲਾਂ ਹਨ। ਦਮੇਦਰ ਦੇ ਮੁਹਾਵਰੇ ਨਾਲ ਦਰਸ਼ਨ ਦੀ ਬੋਲੀ ਦੀ ਹੱਡ-ਚੰਮ ਦੀ ਸਾਂਝ ਪਛਾਨਣੀ ਐਖੀ ਨਹੀਂ। ਸ੍ਰੀ ਆਦਿ ਗ੍ਰੰਥ ਸਾਹਿਬ ਦੀ ਪਿਆ। ਦੇ ਪ੍ਰਭਾਵ ਨੇ ਉਸ ਦੀ ਬੋਲੀ ਨੂੰ ਨਿਰੋਲ ਨਹੀਂ ਰਹਿਣ ਦਿੱਤਈ ਜਿਵੇਂ ਮੈਂ ਉਪਰ ਬੇਨਤੀ ਕੀਤੀ ਹੈ, ਉਹ ਮਿਲਗੇਭਾ ਬਣ ਗਾਰ ਹੈ। ਪਰ ਇਸ ਨਾਲ ਉਸ ਦੇ ਆਪਣੇ ਮੁਹਾਵਰੇ ਦੀ ਪਛਾਣ ਸੱਕੀ ਨਹੀਂ ਬਣਦੀ। ਪੰਜਾਬੀ ਕਵਿਤਾ ਵਿਚ ਬੀਰ-ਰਸ ਭਰਨ ਲਈ ਝਨਾਉਂ ਪਾਰ ਦੀ ਬੋਲੀ ਦੀ ਸ਼ਰਨ ਲੈਣ ਦੀ ਕੋਈ ਰਿਵਾਇਤ ਨਹੀਂ। ਸੋ ਇਹ ਯਕੀਨੀ ਗੱਲ ਹੈ ਕਿ ਉਪਰੋਕਤ ਮਿਸ਼ਾਲਾਂ ਦਰਸ਼ਨ ਦੀ ਆਪਣੀ ਬੋਲੀ ਦੀ ਸਾਖ ਭਰਦੀਆਂ ਹਨ, ਕਾਂ ਕਿ ਉਸ ਦੇ ਕਿਸੇ ਸਾਹਿਤਕ ਰੰਗ ਭਰਨ ਦੇ ਜਤਨ ਦੀ।

ਮੇਰੇ ਵਾਸਤੇ ਦਰਸ਼ਨ ਦੀ ਅਹਿਮੀਅਤ ਇਸ ਕਰ ਕੇ ਖਾਸੀ ਹੈ ਕਿ ਉਸ ਤੋਂ ਅਠਾਰਵੀਂ ਸਦੀ ਦੇ ਮੁਫ਼ਲੇ ਸਮੇਂ ਦੀ ਪੰਜਾਬੀ ਵਿਚ ਹੋਏ ਬੇ-ਵਿਚਾਰੋਂ ਤੇ ਅੰਨ੍ਹੇ ਰੱਲ-ਗଡ ਦੀ ਗਵਾਹੀ ਮਿਲਦੀ ਹੈ।

ਸਰਦਾਰ ਗੁਰਚਰਨ ਸਿੰਘ, ਐਮ. ਏ., ਪਟਿਆਲਾ, ਇਸ ਵਾਰ ਦੀ ਪੜ੍ਹੇਲ ਵਿਚ ੧੯੮੮ ਅਕਤੂਬਰ, ੧੯੮੮, ਦੇ ਆਪਣੇ ਨੋਟ ਵਿਚ ਲਿਖਦੇ ਹਨ:-

ਇਸ ਵਾਰ ਵਿਚ ਦਮੇਦਰ ਦੀ 'ਹੀਰ' ਦੇ ਚਾਰ ਤੁਕੇ ਛੀਦ ਨੂੰ ਬੋੜੇ ਜਿਹੇ ਬਦਲਵੇਂ ਰੂਪ ਵਿਚ ਵਰਤਿਆ ਹੈ। ਚਵ੍ਹਾਂ ਤੁਕਾਂ ਦਾ ਤੁਕਾਂਤ-ਮੇਲ ਹੈ। ਹਰ ਛੀਦ ਦੀਆਂ ਪਹਿਲੀਆਂ ਤਿੰਨ ਸਤਰਾਂ ਤੇਲ ਵਿਚ ਬਰਾਬਰ ਅਤੇ ਦਮੇਦਰ ਦੀ 'ਹੀਰ' ਅਤੇ ਲੋਕ-ਗੀਤ ਗਿੱਧੇ ਦੀਆਂ ਤੁਕਾਂ ਦੇ ਸਮਾਨ ਹਨ। ਚੌਥੀ ਅੰਤਲੀ ਸਤਰ ਵਿਚ ਕੁਝ ਮਾਤਰਾਂ ਵਧਾ ਕੇ ਤੇਲ ਲਮੇਰਾ ਕਰ ਦਿੱਤਾ ਗਿਆ ਹੈ। ਏਸ ਅੰਤਲੀ ਤੁਕ ਵਿਚ ਆਮ ਤੌਰ ਤੇ ਦੋ ਵਿਸਰਾਮ ਆਉਂਦੇ ਹਨ ਅਤੇ ਕਵੀ ਨੇ ਇਸ ਚੌਥੀ ਤੁਕ ਨੂੰ ਪਹਿਲੀਆਂ ਤਿੰਨਾਂ ਤੁਕਾਂ ਦਾ ਭਾਵ ਸਮੇਟਣ ਜਾਂ ਉਨ੍ਹਾਂ ਉਤੇ ਆਪਣੀ ਅਲੋਚਨਾ ਦੇਣ ਲਈ ਵਰਤਿਆ ਹੈ।

੧੮.

ਬੋਲੀ ਦੀ ਪਰਧਾਨ ਸਿਫਤ ਤੇ ਲਿਖਤ ਸੈਲੀ ਕਾਰਣ,
ਇਹ ਵਾਰ ਦਮੇਦਰੀ ਸਕੂਲ ਦੀ ਬਿਆਨੀਆਂ ਕਵਿਤਾ ਹੈ।
ਪਰ ਪਰਤੀਤ ਐਸਾ ਹੁੰਦਾ ਹੈ ਕਿ ਲਿਖਾਰੀ ਉਤੇ ਉਸ ਸਮੇਂ ਦੀ
ਸਿੱਖ ਸਾਹਿਤਕ ਪਰੰਪਰਾ ਦਾ ਕਾਫੀ ਅਸਰ ਪਿਆ ਹੈ। ਚੜ੍ਹਦੀ
ਬੋਲੀ ਦਾ ਉਚਾਰਣ ਭੀ ਹੈ ਤੇ ਮੁਹਾਵਰਾ ਭੀ। ਇਸ ਲਈ ਬੋਲੀ
ਕਿਸੇ ਖਾਸ ਸਥਾਨਕ ਰੰਗ ਦੀ ਧਾਰਨੀ ਨਹੀਂ ਹੈ ਅਤੇ ਨਾਂ ਹੀ
ਇਸ ਦਾ ਕੋਈ ਇੱਕ ਸੱਚਾ ਹੈ।

ਬਿਆਨ ਵਿਚ ਵਿਸਥਾਰ ਨਹੀਂ, ਸੰਜਮ ਹੈ। ਕਵੀ
ਵਿਚ ਰੰਗ ਬੰਨ੍ਹ ਦੇਣ ਦੀ ਸੱਤਿਆ ਨਹੀਂ, ਪਰ ਘਟਨਾਵਾਂ ਨੂੰ
ਫਿਲਮਿਕ ਚੁਸਤੀ ਨਾਲ ਪੇਸ਼ ਕਰਨ ਦਾ ਗੁਣ ਹੈ। ਬੀਰ ਰਸ,
ਜੋ ਐਸੀ ਕਵਿਤਾ ਦਾ ਪਰਧਾਨ ਗੁਣ ਹੋਣਾ ਚਾਹੀਦਾ ਹੈ,
ਕਮਜ਼ੋਰ ਤੇ ਨਿਤਾਣਾ ਜਿਹਾ ਹੈ।

ਸਮੁੱਚੇ ਤੌਰ ਤੇ 'ਦਰਸ਼ਨ' ਕਵੀ ਦਾ ਇਹ ਟੋਟਕਾ
ਆਪਣੇ ਸਾਹਿਤਕ ਗੁਣ ਕਰਕੇ ਨਹੀਂ, ਸਗੋਂ ਇਤਿਹਾਸਕ
ਮਹੱਤਤਾ ਕਰਕੇ ਸੰਦਰ ਤੇ ਦੁਰਲੱਭ ਮੰਨਿਆ ਜਾਵੇਗਾ।

ਮੈਂ ਇਨ੍ਹਾਂ ਆਪਣੇ ਦੋਹਾਂ ਵਿਦਵਾਨ ਸੱਜਣਾਂ, ਪ੍ਰੋਫੈਸਰ ਪ੍ਰੀਤਮ
ਸਿੰਘ ਤੇ ਸਰਦਾਰ ਗੁਰਚਰਨ ਸਿੰਘ, ਦਾ ਧੰਨਵਾਦੀ ਹਾਂ ਕਿ ਇਨ੍ਹਾਂ ਨੇ
ਇਹ ਅਖੀਰਲੇ ਪੜ੍ਹੇਲੀ ਨੇਟ ਲਿਖ ਕੇ 'ਦਰਸ਼ਨ' ਕਵੀ ਦੀ ਰਚੀ ਇਸ
'ਵਾਰ' ਨੂੰ ਸੰਪਾਦਨ ਕਰਨ ਵਿਚ ਮੇਰਾ ਹੱਥ ਵਟਾਇਆ ਹੈ।

ਪਟਿਆਲਾ,
੨੯ ਨਵੰਬਰ, ੧੯੫੦

ਰੰਡਾ ਸਿੰਘ

ਵਾਰ ਅੰਮ੍ਰਿਤਸਰ ਕੀ

ਕਵਿ ਦਰਸਨ ਰਚਿਤ

ਅੰਮ੍ਰਿਤਸਰ ਜਲੁ ਅੰਮ੍ਰਿਤ ਤੇਰਾ ਚਾਰਿ ਕੁੰਟ ਮਿਲ ਆਵੈ ।
ਦਰਸਨ ਕੀਤੇ ਪਾਪ ਖੰਡੀਅਨਿ ਜਨਮ ਮਰਨ ਮਿਟ ਜਾਵੈ ।
ਚਉਰਾਸੀ ਦੇ ਵਿਚਿ ਪਵਨਿ ਨ ਮੂਲੇ ਅੰਮ੍ਰਿਤਸਰ ਜੋ ਨੁਾਵੈ ।
ਕਹੁ ਜੀ ਦਰਸਨੁ ਅੰਮ੍ਰਿਤਸਰ ਕੇ ਨੁਾਵਨੁ ਕੇ ਵਡਭਾਗੀ ਪਾਵੈ ॥੧॥

ਅੰਮ੍ਰਿਤਸਰ ਕੇ ਦਰਸਨ ਕਾਰਨਿ ਕੇਤੀ ਖੜੀ ਪਿਆਸੀ ।
ਜੋਗੀ ਜੰਗਮ ਅਵਰ ਮੁਨੀਸਰ ਬੈਰਾਗੀ ਸੰਨਿਆਸੀ ।
ਸਿੱਧ ਸੰਤ ਸਭਿ ਸਰਨਿ ਤੁਮਾਰੀ ਤੂੰ ਸੱਚਾ ਅਬਨਾਸੀ ।
ਦਰਸਨ ਜਿਨ੍ਹਾਂ ਦਾ ਦਰਸਨੁ ਕੀਤਾ ਟੂਟੀ ਜਮ ਕੀ ਫਾਸੀ ॥੨॥

ਅੱਬਲ ਨਾਮ ਸੱਚੇ ਸਾਹਿਬ ਕਾ ਜਿਨ ਇਹ ਬਣਤ ਬਨਾਈ ।
ਸੰਮਤ ਸਤਾਰਾ ਸੈ ਛਿਆਠਿ ਰਾਜੁ ਬਹਾਦੁਰ ਸ਼ਾਹੀ ।
ਚਕੁ ਰਾਤੂ ਕਾ ਘਰੁ ਨਾਨਕ ਕਾ ਦਿਨ ਦਿਨ ਕਲਾ ਸਵਾਈ ।
ਦਰਸਨ ਹੁਕਮੁ ਰਬੁ ਕੇ ਤਾਮਸ ਉੱਠੀ ਕਿਉਂਕਰਿ ਮੇਟੀ ਜਾਈ ॥੩॥

ਸਹਲ ਕੰਮ ਥੋਂ ਕਾਵਸ ਉੱਠੀ ਕੀ ਬਾਬਤਿ ਤਰਕਾਰੀ ।
ਦਿਨ ਵੈਸਾਖੀ ਤੂਤੁ ਝੜਾਏ ਥੋਹੀ ਸਿੰਘਾਂ ਖਾਰੀ ।
ਚੂਹੜ ਧੜੀਐ ਤੂਤ ਮੰਗਾਏ ਨਦਰਿ ਕਰੋਂਦਾ ਭਾਰੀ ।
ਕਹੁ ਜੀ ਦਰਸਨ ਜਿਨ ਕੀ ਨਦਰ ਉਚੇਰੀ ਤਿਨਾਂ ਭਈ ਖੁਆਰੀ ॥੪॥

ਤੁਤਾਂ ਉਪਰੋਂ ਕਾਵਸਿ ਉੱਠੀ ਸਭ ਅਕਲ ਕੇ ਥੋਏ ।
ਮਨੇ ਕਤਰ ਤੇ ਪੰਜ ਮਜਬੀ ਸੱਭ ਇਕੱਠੇ ਹੋਏ ।
ਚਾਕਰ ਨੌਕਰ ਬਹੁਤੇ ਰੱਖੇ ਮੋਰਚੇ ਬੰਨ੍ਹ ਖਲੋਏ ।
ਦਰਸਨ ਸੁੱਤੇ ਸਿੰਘ ਜਗਾਏ ਲੋਕ ਸੁਖ ਨਾ ਕੋਈ ਸੋਏ ॥੫॥

੨੦.

ਸੁਖ ਨਾ ਕੋਈ ਸਉਂਦਾ ਜੀ ਸਭ ਖਲਕ ਇਕੱਠੀ ਹੋਈ ।
 ਦੌਂਦੇ ਗਾਲੀ ਕਰਨਿ ਹਗਾਮੇ ਮੁਹ ਬੇ ਲੱਥੀ ਲੋਈ ।
 • ਚੂਹੜ ਬੋਲ ਅਵੱਲੇ ਬੋਲੇ ਨਦਰਿ ਨ ਆਵਸਿ ਕੋਈ ।
 ਕਹੁ ਜੀ ਦਰਸਨ ਜੇ ਕੇ ਕਰੈ ਤਕੱਬਰ ਬਾਜੀ ਹਾਰੇ ਸੋਈ ॥੯॥

ਰਲ ਕੇ ਧੜੀਆਂ ਮਸਲਤ ਕੀਤੀ ਕੀ ਬਹਿ ਕਾਰਨੁ ਕਰੀਐ ।
 ਸਭੇ ਸਿੰਘ ਦਿਵਾਈਅਨਿ ਬੰਦੀ ਸਾਹਿਬ ਪਾਸੋਂ ਡਰੀਐ ।
 ਲਾਹਾਨੂਰ ਕਚਹਿਰੀ ਸਿਰ ਤੇ ਕੈ ਕੈ ਅੱਗੋਂ ਭਰੀਐ ।
 ਦਰਸਨ ਪੰਜ ਮੁਸੱਦੀ ਵਿਚਿ ਸ਼ਹਰ ਦੇ ਕੇਹੜਾ ਕੇਹੜਾ ਫੜੀਐ ॥੧॥

ਲਾਹਾਨੂਰ ਉਠਿ ਚੱਲਿਆ ਸੰਗਿ ਲੈਂਦਾ ਸੈ ਭਾਈ ।
 ਜਾਹਿ ਕਰਿ ਕੂਕੇ ਅਸਲਮ ਖਾਂ ਦੇ ਅੱਗੇ ਸਿੰਘਾਂ ਮੰਦੀ ਚਾਈ ।
 ਖਾਣੇ ਵਿਚਿ ਸਉਰੰਦ ਜੁ ਪਾਈ ਨਾ ਉਸ ਭੈਣੁ ਨ ਭਾਈ ।
 ਦਰਸਨ ਜਾਹਿ ਕੇ ਚੂਹੜ ਅਹਿਦੀ ਭੇਜੇ ਸਿੰਘਾਂ ਖਬਰ ਨ ਕਾਈ ॥੧॥

ਆਏ ਅਹਿਦੀ ਵਿਚ ਚੱਕ ਦੇ ਆਇ ਦੁਰਾਮਤਿ ਹੋਈ ।
 ਦਾਣਾ ਘਾਹੁ ਦਿਵਾਇਓ ਇਨ ਕੇ ਬੁਰਾ ਨ ਕਹੀਜੇ ਕੋਈ ।
 ਜਾਏ ਨਾਲਿ ਵਕੀਲ ਅਸਾਡਾ ਹਾਜਰੁ ਜਾਇ ਖਲੋਈ ।
 ਕਹੁ ਜੀ ਦਰਸਨ ਚੂਹੜ ਵਿਚਿ ਕਚਹਿਰੀ ਦੇ ਦੇ ਧਾਹੀ ਰੋਈ ॥੧॥

ਨਾਲਿ ਵਕੀਲ ਚਲਾਇਆ ਸਿੰਘਾਂ ਪੈਂਡਾ ਹੱਛਾ ਲੀਤਾ ।
 ਵਿਚਿ ਕਰਾਹਰੀ ਲਗੀ ਅਦਾਲਤੁ ਕਹੁ ਸਿੰਘਾਂ ਕਿਆ ਕੀਤਾ ।
 ਲੱਖਿਂ ਚੂਹੜ ਬਾਗੁ ਬਣਾਇਆ ਪੁਰਜੇ ਪੁਰਜੇ ਕੀਤਾ ।
 ਕਹੁ ਜੀ ਦਰਸਨ ਅੰਬਰ ਪਾਟਾ ਕਿਉਂਕਰਿ ਜਾਈ ਸੀਤਾ ॥੧੦॥

ਰਲ ਕੇ ਧੜੀਆਂ ਮਸਲਤ ਕੀਤੀ ਕੈਦ ਵਕੀਲ ਕਰਾਇਆ ।
 ਲਾਹਾਨੂਰ ਦਿਆਂ ਸਿੰਘਾਂ ਸੁਣਿਆ ਤੁਰਤੁ ਵਕੀਲੁ ਛੁੜਾਇਆ ।
 ਚੂਹੜ ਬੋਲੀ ਬੋਲ ਨ ਜਾਣੈ ਸਿੰਘਾਂ ਗੁੱਸਾ ਖਾਇਆ ।
 ਕਹੁ ਜੀ ਦਰਸਨ ਕਿਆ ਪਰਵਾਹ ਤਿਨਾ ਕੂ ਗੁਰੂ ਗੋਬਿੰਦ ਸਿੰਘ
 ਸਿਰਿ ਸਾਇਆ ॥੧੧॥

੨੧.

ਲਾਹਾਨੂਰ ਦਿਆਂ ਲਿਖਿਆ ਸਿੰਘਾਂ ਅੰਮ੍ਰਿਤਸਰ ਕੇ ਤਾਈਂ ।
 ਚੁਹੜ ਨਿੱਤ ਹੋਵੈ ਫਿਰਿਆਦੀ ਫਿਰਦਾ ਸਭਨੀ ਬਾਈਂ ।
 ਜੂਠੇ ਕੂੜੇ ਬੋਲ ਅਲੈਂਦਾ ਬੋਲੈ ਬਾਦ ਹਵਾਈ ।
 ਦਰਸਨ ਐਸੀ ਬਿਦਿਤਿ ਵਿਚਿ ਚੱਕ ਦੇ ਵਸਣ ਦੇਵਨਿ ਨਾਹੀ ॥੧੨॥

ਚੁਹੜ ਬਹੁਤ ਹਿਮਾਇਤ ਆਂਦੀ ਕੁਝ ਮੁੱਲਾਂ ਕੁਝ ਕਾਜੀ ।
 ਕੁਕੇ ਅਸਲਮ ਖਾਨ ਦੇ ਅੱਗੇ ਸਿੰਘਾਂ ਮੰਦੀ ਸਾਜੀ ।
 ਪੱਟੀ ਵਿਚਿ ਅਮੀਨ ਤੁਸਾਡਾ ਪਕੜੇ ਬਾਂਹਿ ਅਸਾਡੀ ।
 ਦਰਸਨ ਸਭੇ ਸਿੰਘ ਨਿਕਾਲੀ ਚੱਕੋਂ ਤਦਿ ਮੈਂ ਹੋਵਾਂ ਰਾਜੀ ॥੧੩॥

ਤਾਂ ਕਾਗਲ ਤੇ ਪਰਵਾਨੇ ਲੈ ਕਰਿ ਬਾਹਰਿ ਚੁਹੜ ਆਇਆ ।
 ਅੱਗੋਂ ਦੇ ਬਹੁਤ ਮਿਲਨ ਉਲ੍ਲਾਸੇ ਲੱਖੀ ਬੋਲ ਗਵਾਇਆ ।
 ਮਾਰੀਂ ਸਿੰਘ ਨਿਕਾਲੀ ਚੱਕੋਂ ਤਦਿ ਖਤ੍ਰਿਆਣੀ ਜਾਇਆ ।
 ਦਰਸਨ ਕਾਵਸਿ ਉਠੀ ਮਿਟੇ ਨ ਮੂਲੇ ਕਾਲ ਨਗਾਰਾ ਵਾਇਆ ॥੧੪॥

ਆਇਆ ਚੁਹੜ ਸੁਣਿਆ ਸਿੰਘਾਂ ਕੀਤੀ ਚਸ਼ਮ ਨਿਵਾਈ ।
 ਭਲਕੇ ਉੱਠੀ ਕਰੇ ਹਗਾਮੇ ਸੈਨਾ ਸਭ ਬੁਲਾਈ ।
 ਮਰਣ ਸਿੰਘਾਂ ਦੇ ਵਿਚਿ ਚੱਕ ਦੇ ਫੇਰਿ ਨ ਜਣਸੀ ਮਾਈ ।
 ਦਰਸਨ ਸੁਣਿਆ ਖਾਧਾ ਗੁੱਸਾ ਪਕੜਿ ਭਗੋਤੀ ਚਾਈ ॥੧੫॥

ਪਕੜਿ ਭਗੋਤੀ ਚਾਈ ਸਿੰਘਾਂ ਜੰਗਾ ਖਾਨੀ ਹੋਈ ।
 ਸਾਰਾ ਸ਼ਹਿਰ ਭਇਆ ਇਕੱਠਾ ਸਚੁ ਨ ਆਖੇ ਕੋਈ ।
 ਜਿਨ੍ਹਾਂ ਮੇਰਚੈ ਬਧੇ ਆਹੇ ਪਹਿਲੇ ਮਾਰੇ ਸੇਈ ।
 ਕਹੁ ਜੀ ਦਰਸਨ ਚੁਹੜ ਹੱਥ ਨਾ ਆਇਆ ਬੱਧੇ ਬੈਠੋ ਕੇਈ ॥੧੬॥

ਘਰ ਚੁਹੜ ਦਾ ਲੁਟਣ ਲਗੇ ਨਉ ਹਜ਼ਾਰੀ ਲੱਖੀ ।
 ਕਉਡੀ ਦਾਨੁ ਨ ਕਰਦਾ ਆਹਾ ਮੁਲਿ ਨ ਵੇਖੇ ਅੱਖੀ ।
 ਮਾਇਆ ਖੋਹਿ ਲਈ ਸਭ ਸਿੰਘਾਂ ਕੈਥੋ ਜਾਈ ਰੱਖੀ ।
 ਦਰਸਨ ਮਾਇਆ ਦੇ ਰਖਣ ਵਾਲੇ ਮਾਰੇ ਰੱਤਿ ਭਗੋਤੀ ਚੱਖੀ ॥੧੭॥

੨੨.

ਚੱਕੋਂ ਨੱਸਿ ਗਇਓ ਚੂਹੜ ਕਿਉਂਕਰ ਕੋਈ ਜਾਲੇ ।
ਪੱਟੀ ਵਿਚਿ ਅਮੀਨ ਤੁਸਾਡਾ ਦੇਖ ਜੋ ਬਾਲਣ ਬਾਲੇ ।
ਲੱਖ ਹਜ਼ਾਰ ਰੁਪੱਖੇ ਲਾਏ ਮਾਰੇ ਭਾਈ ਸਾਲੇ ।
ਦਰਸਨ ਦੇਖ ਮੁਸੱਦੀ ਕੀਏ ਇਕੱਠੇ ਸੱਭੇ ਪੱਟੀ ਵਾਲੇ ॥੧੮॥

ਪੱਟੀ ਵਾਲੇ ਭਏ ਇਕੱਠੇ ਚੂਹੜ ਵਿਚਿ ਪੁਕਾਰੇ ।
ਚਾਕਰ ਨੌਕਰ ਯਾਰ ਤੁਸਾਡੇ ਸੱਭੇ ਸਿੰਘਾਂ ਮਾਰੇ ।
ਖਰਚਾ ਲੱਖ ਹਜ਼ਾਰ ਰੁਪੱਖੇ ਤਾਂ ਮੈਂ ਆਵਾਂ ਵਾਰੇ ।
ਦਰਸਨ ਜੇ ਵੱਸ ਅਸਾਡਾ ਲੱਗੇ ਪੱਟੀ ਲਈ ਇਜਾਰੇ ॥੧੯॥

ਪੱਟੀ ਵਿਚ ਜੋ ਅਮੀਨ ਹਰਿ ਸਹਾਇ ਰੱਖਤ ਸਭ ਬੁਲਾਈ ।
ਦੇਹੇ ਛੇੜਾਂ ਨਾਲਿ ਅਸਾਡੇ ਢਿਲਿ ਨ ਕਰਹੇ ਕਾਈ ।
ਮਾਰੀ ਸਿੰਘ ਨਿਕਾਲੀ ਚੱਕੋਂ ਜਾਸਨਿ ਕੇਹੜੀ ਜਾਈ ।
ਦਰਸਨ ਸੁਣਿਆ ਸਿੰਘਾਂ ਕੀਤੀ ਮਸਲਤ ਚੋਟ ਨਗਾਰੇ ਲਾਈ ॥੨੦॥

ਚੋਟ ਨਗਾਰੇ ਲਾਈ ਸਿੰਘਾਂ ਢੋਲ ਸਰਨਾਈ ਵੱਜੇ ।
ਬਹਿ ਬਹਿ ਚਿਹਰੇ ਲੈਨਿ ਮੁਸੱਦੀ ਕੁਝ ਬੇਹੇ ਕੁਝ ਸੱਜੇ ।
ਵੱਡੇ ਵੱਡੇ ਜਮਾਤੀ ਵਾਲੇ ਕਦਮ ਨ ਧਰਦੇ ਅੱਗੇ ।
ਦਰਸਨ ਅਮਲਾ ਫੈਲਾ ਭਇਆ ਇਕੱਠਾ ਸਿੰਘ ਅਗੀਰੇ ਗੱਜੇ॥੨੧॥

ਤਾਂ ਲਿਖਿ ਕਰਿ ਸਿੰਘਾਂ ਚਿੱਠੇ ਭੇਜੇ ਭਾਈ ਮਜ਼ਬ ਬੁਲਾਏ ।
ਜੋਰ ਅਸਾਨੂੰ ਡਾਢਾ ਪਹੁਤਾ ਰਹਿਸਾਂ ਗੁਰ ਕੇ ਸਾਏ ।
ਨਾ ਕੇ ਤਕੀਆ ਤਾਣ ਅਸਾਨੂੰ ਰਖਸੀ ਅਪਣੇ ਸਾਏ ।
ਦਰਸਨ ਭੇਜਿਆ ਚਿੱਠਾ ਢਿੱਲ ਨ ਹੋਈ ਸਿੰਘ ਸ਼ਿਤਾਬੀ ਆਏ॥੨੨॥

ਆਏ ਸਿੰਘ ਹੋਏ ਇਕੱਠੇ ਏਕ ਮਜ਼ਬ ਕੇ ਭਾਈ ।
ਅੱਗੇ ਧੜੀਆਂ ਨਾਲ ਅਦਾਵਤਿ ਹੁਣ ਤੁਰਕਾਂ ਗਲ ਪਾਈ ।
ਤੀਨ ਕੋਟ ਕਾ ਕਰਿਓ ਆਹੁਰੁ ਕਿਲਾ ਸਿਤਾਬ ਬਣਾਈ ।
ਦਰਸਨਅੱਠਾਂਪਹਿਰਾਂਵਿਚਕੋਟਬਣਾਇਓਹਿੱਲ ਨ ਕਰਜੋ ਕਾਈ॥੨੩॥

੨੩.

ਤੀਨ ਕੋਟ ਕਾ ਆਹਰ ਹੋਇਆ ਸੁਣਿਆ ਸਭ ਲੁਕਾਈ ।
ਸਿਰ ਦੇ ਉਪਰ ਘੁਰੇ ਨਗਾਰੇ ਘਰਿ ਘਰਿ ਮਿਲੀ ਵਧਾਈ ।
ਮਰਣ ਸਿੰਘਾਂ ਦਾ ਵਿਚਿ ਚੱਕ ਦੇ ਫੇਰ ਨ ਜਣਸੀ ਮਾਈ ।
ਦਰਸਨ ਪੱਕੇ ਮਹਲ ਗਿੜਾਏ ਸਿੰਘਾਂ ਕਿਲਾ ਸ਼ਿਤਾਬ ਬਣਾਈ॥੨੪॥

ਲਸਕਰ ਸਭੇ ਭਏ ਇਕਠੇ ਨਾਲੇ ਛੇੜਾਂ ਵਾਲੇ ।
ਪਾਰਾਵਾਰ ਨ ਕੀਤਾ ਜਾਏ ਕਿਆ ਕੋ ਆਖਿ ਸੰਭਾਲੇ ।
...
ਦਰਸਨ ਮਉਤ ਜਿਨ੍ਹਾਂ ਦੀ ਆਈ ਜਾਸਨਿ ਪਹਲੇ ਗਾਲੇ ॥੨੫॥

ਲਸਕਰ ਆਨਿ ਦਿਖਾਲੀ ਦਿੱਤੀ ਸਿੰਘ ਅੱਗੇ ਨੀ ਉੱਠੇ ।
ਭਰਨਿ ਬੰਦੂਕਾਂ ਦੇਨਿ ਅਰਾਬੇ ਤੀਰ ਕਮਾਣੀ ਜੁੱਟੇ ।
ਤੀਨ ਪਹਰ ਕਾ ਭੇੜਾ ਹੋਇਆ ਦਾਰੂ ਸਭ ਨਿਖੁੱਟੇ ।
ਦਰਸਨਮਾਰਿਆਹਰਿਸਹਾਇਭਈਗੁਬਾਰੀ ਮਾਰਿਉਥਾਈਸੁੱਟੇ॥੨੬॥

ਬਡੇ ਬਡੇ ਅਕਾਬਰ ਮਾਰੇ ਨਾਲੇ ਲੋਟੀ ਹੋਈ ।
ਵਡੇ ਵਡੇ ਵਰਿਆਮ ਸੁਣੀਂਦੇ ਫਿਰਿ ਨਹੀਂ ਤਕਦਾ ਕੋਈ ।
ਬਾਮਣ ਸਈਅਦਿ ਬਹੁਤੇ ਮਾਰੇ ਘਰਿ ਘਰਿ ਰੋਵਣਾ ਹੋਈ ।
ਦਰਸਨ ਦੁੱਹ ਮਜ਼ਬਾਂ ਦਾ ਭੇੜਾ ਹੋਇਆ ਸ਼ਿੱਦਤਿ ਵਧ ਖਲੋਈ ॥੨੭॥

ਮਾਰੇ ਲਸਕਰ ਭਈ ਗੁਬਾਰੀ ਸਿੰਘ ਨ ਮੂਲੋਂ ਡਰਦੇ ।
ਵਿਚਿ ਕਚਾਹਰੀ ਲੱਗੀ ਅਦਾਲਤਿ ਬਹਿ ਬਹਿ ਗੱਲਾਂ ਕਰਦੇ ।
ਦਰਸਨ ਮਾਰਿ ਅਮੀਨ ਚੁਕਾਇਆ ਸਿੰਘਾਂ ਪਿੱਛੇ ਰੋਵਸੁ ਘਰ ਦੇ॥੨੮॥

ਅਸਲਮ ਖਾਨ ਪਰਵਾਨਾ ਭੇਜਿਆ ਸਭਿ ਜਮਾਤਿ ਬੁਲਾਈ ।
ਦੇਵਾ ਜਟੁ ਸ਼ਿਤਾਬ ਬੁਲਾਇਓ ਛਿਲਿ ਨ ਕਰਹੋ ਕਾਈ ।
ਰਾਤਿ ਪ੍ਰਾਤੀ ਚੱਕੁ ਮਾਰੀਐ ਕਰਿ ਕੈ ਵੱਡੀ ਧਾਈ ।
ਦਰਸਨ ਸੁਣਿਆ ਸਿੰਘਾਂ ਰਾਜੀ ਹੋਏ ਸਭਨਾ ਫਤੇ ਬੁਲਾਈ ॥੨੯॥

੨੪.

ਗੋਸ਼ੇ ਦੇਵੇ ਅਰਜ਼ਿ ਲਿਖਾਈ ਖਾਨ ਸਾਹਿਬੁ ਦੇ ਤਾਈਂ ।
 ਅਗੈ ਸਿੰਘਾਂ ਸਾਕਤ ਕੀਤੀ ਕੰਮੁ ਅਸਾਡਾ ਨਾਹੀਂ ।
 ਕੁਹਮਕਿ ਨਾਲਿ ਖਜ਼ਾਨਾ ਦੇਵੇਂ ਤਾਂ ਮੈਂ ਭਾਰੁ ਉਠਾਈਂ ।
 ਦਰਸਨ ਮਾਰੀ ਸਿੰਘ ਨਿਕਾਲੀਂ ਚੱਕੋਂ ਤਦਿ ਮੈਂ ਖਾਣਾ ਖਾਈਂ॥੩੦॥

ਖਾਨ ਹੈਰਾਨ ਭਇਆ ਮਨਿ ਅੰਦਰਿ ਝੁਰ ਝੁਰ ਮਰਦਾ ਹਾਵੈ ।
 ਦੇਵਾ ਜਟੁ ਨ ਧਰਦਾ ਹੀਆ ਕੜ ਕਲਾਮਾ ਖਾਵੈ ।
 ਜੇ ਮੈਂ ਉਪਰ ਕਰਦਾ ਨਾਹੀਂ ਬੱਲ ਚੰਗੇ ਤੇ ਜਾਵੈ ।
 ਦਰਸਨ ਲਖ ਰੁਪੱਯੇ ਖਰਚੀ ਤੋੜੇ ਸਿਰੁ ਧਨੁ ਜਾਵੈ॥੩੧॥

ਖਾਨ ਮੁੱਸਦੀ ਘਰ ਬੁਲਾਏ ਨਾਲੇ ਮਜਲਸ ਸਾਰੀ ।
 ਦੇਵਾ ਜਟੁ ਕਦੀਮ ਅਸਾਡਾ ਕੁਹਮਕਿ ਦੇਹੋ ਭਾਰੀ ।
 ਨਾਲ ਨਿਸ਼ਾਂਨ ਦੇਹੋ ਨਗਾਰੇ ਹਾਬੀ ਸਣੇ ਅੰਬਾਰੀ ।
 ਕਹੁ ਜੀ ਦਰਸਨੁ ਸਾਸੁ ਨਿਖੁਟੇ ਆਈ ਤਿਨ੍ਹਾਂ ਦੀ ਵਾਰੀ ।

ਦੇਵਾ ਖਾਨ ਕਰਾਇਆ ਰਾਜੀ ਨਿਸਾ ਦਿਲਾਸਾ ਕੀਤੀ ।
 ਹਿੰਦੂ ਚੱਕਿ ਨ ਰਹਣਾ ਪਾਇਨਿ ਕਰਦੇ ਵਡੀ ਅਨੀਤੀ ।
 ਸੱਈਅਦ ਮੁਸਲਮਾਨ ਜਲਾਇਨ ਮਾਇਆ ਸਭਾ ਲੀਤੀ ।
 ਕਹੁ ਜੀ ਦਰਸਨ ਜਿਨ੍ਹਾਂ ਓਟ ਸੱਚੇ ਦੀ ਤਿਨਾਂ ਬਾਜੀ ਜੀਤੀ॥੩੩॥

ਦੇਵਾ ਲਸ਼ਕਰੁ ਭਇਆ ਇਕੱਠਾ ਮਸਲਤਿ ਕਰਿਹੋ ਕਾਈ ।
 ਰਾਤੋਂ ! ਰਾਤੀ ਚੱਕ ਮਾਰੀਏ ਕਰਿ ਕੇ ਵੱਡੀ ਧਾਈ ।
 ਅੱਗੇ ਹਿੰਦੂ ਬਹੁਤ ਸੁਣੀਦੇਂ ਕਰਸ਼ਨਿ ਜੋਰ ਲੜਾਈ ।
 ਦਰਸਨ ਸੁਣਿਆ ਸਿੰਘਾਂ ਕਰੀ ਤਈਆਰੀ ਸਭਨਾ ਫਤੇ ਬੁਲਾਈ॥੩੪॥

ਦੇਵੇ ਉਠ ਤਈਆਰੀ ਕੀਤੀ ਮਨਾ ਕਰੇ ਸਭ ਕੋਈ ।
 ਅਗੇ ਲਸ਼ਕਰ ਬਹੁਤੇ ਮਾਰੇ ਘਰਿ ਘਰਿ ਰੋਵਣਾ ਹੋਈ ।
 ਜੇ ਕੋ ਉਥੇ ਚੜ੍ਹਿ ਕਰਿ ਜਾਂਦਾ ਪਹਲੇ ਹਾਰਦਾ ਸੋਈ ।
 ਕਹੁ ਜੀ ਦਰਸਨ ਜੇ ਕੋ ਮੁੜੇ ਨ ਮੂਲੇ ਅਕਲ ਤਿਨ੍ਹਾਂ ਦੀ ਖੋਈ॥੩੫॥

੨੫.

ਚੜ੍ਹਿਆ ਦੇਵਾ ਵੱਜਿਆ ਮਾਰੂ ਕੁਹਮਕਿ ਲੈ ਕਰਿ ਭਾਰੀ ।
 ਅੱਗੇ ਹਿੰਦੂ ਮੁੱਲਾਂ ਲੜਦੇ ਦੇਖ ਅਸਾਡੀ ਵਾਰੀ ।
 ਦਾਰੂ ਸੀਸਾ ਬਹੁਤ ਮੰਗਾਹੋ ਕਰਸਾਂ ਵਡੀ ਗੁਬਾਰੀ ।
 ਕਹੁ ਜੀ ਦਰਸਨ ਜੇ ਮੁੜੇ ਨ ਮੂਲੇ ਅਕਲ ਤਿਨ੍ਹਾਂ ਦੀ ਮਾਰੀ ॥੩੬॥

ਦੇਵਾ ਲਸ਼ਕਰ ਭਇਆ ਇਕੱਠਾ ਬਾਹਰਿ ਡੇਰੇ ਪਾਏ ।
 ਤੰਬੂ ਤੇ ਸ਼ਦੀਆਨੇ ਜੀ ਕਹੁ ਝੰਡੇ ਖੜਕਾਏ ।
 ਲਾਹਾਨੂਰ ਵਿਚਿ ਗੱਡੀਆਂ ਭਰੀਆਂ ਸੀਸਾ ਗੋਲੀ ਆਏ ।
 ਦਰਸਨ ਲਸ਼ਕਰ ਝੜ ਬਦਲ ਹੋਈ ਕੋਈ ਅੰਤ ਨਾ ਪਾਇਆ ਜਾਏ ॥੩੭॥

ਤੀਨ ਕੋਹ ਤੇ ਪਉਂਦੇ ਡੇਰੇ ਧੂਆਂ ਧਾਰੁ ਦਿਸੀਵੈ ।
 ਮੁਗਲ ਪਠਾਣ ਕੁਰੈਸ਼ੀ ਸਈਅਦ ਹਰ ਦਮ ਰਹਿੰਦੇ ਖੀਵੈ ।
 ਅੱਗੈ ਡਾਇਣ ਚੱਕੁ ਸੁਣੀਂਦਾ ਕਉਣ ਮਰੈ ਕਉਣ ਜੀਵੈ ।
 ਦਰਸਨ ਪਾੜ ਅਵੱਲਾ ਪਾਟਾ ਕਿਉਂਕਰਿ ਕੋਈ ਸੀਵੈ ॥੩੮॥

ਦੇਵੇ ਮੌਰਚੇ ਜਾਇ ਬਣਾਏ ਮਿਲੇ ਜਮਾਤਾਂ ਵਾਲੇ ।
 ਵਾਹਰ ਦੇਵੇ ਸਭ ਬੁਲਾਈ ਕੁਝ ਭਾਈ ਕੁਝ ਸਾਲੇ ।
 ਵਾਹਰ ਮੁਹਰਿ ਲੜੇ ਨ ਮੂਲੇ ਸੋ ਗੀਦੀ ਮੂੰਹ ਕਾਲੇ ।
 ॥੩੯॥

ਤਾ ਬੱਧੇ ਨੇ ਪਰੂ ਘੱਤੇ ਨੇ ਘੇਰਾ ਨੱਸਿ ਨ ਕੋਈ ਜਾਏ ।
 ਤੀਰ ਬੰਦੂਕਾਂ ਲੱਗੀ ਛਹਿਬਰ ਅੰਤ ਨਾ ਪਾਇਆ ਜਾਏ ।
 ਛੁਟਨਿ ਤੇਫਾਂ ਦਾਰੂ ਸੀਸਾ ਸੂਰਜ ਨਦਰਿ ਨ ਆਵੈ ।
 ਕਹੁ ਜੀ ਦਰਸਨ ਸਿੰਘ ਇਕੱਠੇ ਹੋਈ ਗੁਰ ਗੋਬਿੰਦ ਜਸ ਗਾਵੈ ॥੪੦॥

ਪਹਰ ਅਛਾਈ ਭੇੜਾ ਹੋਇਆ ਸੁਣਿਆ ਸਭ ਲੁਕਾਈ ।
 ਹੁਕਮ ਸੱਚੇ ਸਾਹਿਬੁ ਕਾ ਆਇਆ ਫੌਜ ਨਾ ਜਾਣਾ ਪਾਈ ।
 ਸੁਤੇ ਸਿੰਘ ਜਗਾਏ ਸਤਿਗੁਰ ਹੋਇਆ ਆਪ ਸਹਾਈ ।
 ਕਹੁ ਜੀ ਦਰਸਨ ਸਿੰਘ ਚਉਣੇ ਹੋਏ ਸਭਨਾ ਫਤੇ ਬੁਲਾਈ ॥੪੧॥

੨੬.

ਪਕੜਿ ਭਗਉਤੀ ਚਾਈ ਸਿੰਘਾਂ ਨਾਲਿ ਸਭਾ ਉਠਿ ਹੋਈ ।
ਨਿੱਕੀ ਸੁੱਕੀ ਕੇਤੀ ਮਾਰੀ ਦੇਵਾ ਨਸਿ ਗਇਓਈ ।
ਤੀਨ ਕੋਹੁ ਤੇ ਕਤਲਾਮੁ ਕਰਿ ਮਾਰੇ ਨਾਲੇ ਲੋਟੀ ਹੋਈ ।
ਕਹੁ ਜੀ ਦਰਸਨ ਪਹੁੰਤੀ ਖਬਰ ਖਾਨ ਨੂੰ ਹੰਜੂ ਹਾਰ ਪਰੋਈ ॥੪੨॥

ਖਾਨ ਖਨੀਮ ਅਕਾਬਰ ਮਾਰੇ ਦੇਵਾ ਹਥਿ ਨ ਆਇਆ ।
ਨਿੱਕੀ ਸੁੱਕੀ ਕੇਤੀ ਮਾਰੀ ਅੰਤ ਨ ਜਾਈ ਪਾਇਆ ।

ਕਹੁ ਜੀ ਦਰਸਨ ਪਹਿਲੇ ਦਾਰੂ ਸੀਸਾ ਕਬਜ਼ਿ ਸਿੰਘਾਂ ਦੇ ਆਇਆ ॥੪੩॥

ਵੱਡੇ ਵੱਡੇ ਅਕਾਬਰ ਮਾਰੇ ਸੁਣਿਆ ਸਭ ਲੁਕਾਈ ।
ਲਾਹਾਨੂਰ ਦੇ ਦੇਖ ਮੁਸੱਦੀ ਸਭਨਾ ਉੱਧੀ ਆਈ ।
ਅਸਲਮ ਖਾਨ ਦੇ ਹੋਈ ਜਮੀਅਤਿ ਫਿਰਿ ਜਾਇ ਸਭੀ ਲੁਕਾਈ ।
ਦਰਸਨ ਦੇਖ ਮੁਸੱਦੀ ਕੀਏ ਇਕੱਠੇ ਅਰਜ ਹਜ਼ੂਰ ਲਿਖਾਈ ॥੪੪॥

ਸ਼ਾਹ ਬਹਾਦਰ ਕਿਤਾਬਤ ਲਿਖੀ ਅਸਲਮ ਖਾਨ ਦੇ ਤਾਂਈ ।
ਅਕਲ ਤੁਮਾਰੀ ਖੋਈ
ਘਰ ਨਾਨਕ ਕਾ ਆਦਿ ਜੁਗਾਦੀ ਤਿਸ ਪਰ ਤੇਰਾ ਉਠਾਈ ।
ਕਹੁ ਜੀ ਦਰਸਨ ਸਦਾ ਹਹਿ ਪੀਰੀ ਮੀਰੀ ਘਰਿ ਨਾਨਕ ਦੇ ਆਈ ॥੪੫

ਵਾਰ ਅੰਮ੍ਰਿਤਸਰ ਕੀ ਸੰਪੂਰਣ ਹੋਈ ॥

ਵਾਹਗੁਰੂ ਵਾਹਗੁਰੂ ਵਾਹਗੁਰੂ ਕੀ ਛਤੇ ਹੈ । ਗੁਰੂ ਗੁਰੂ ਜਪਣਾ ਜਨਮ
ਸਵਾਰਣਾ । ਭੁੱਲੇ ਚੁੱਕੇ ਬਖਸ਼ ਲੈਣਾ । ਸ੍ਰੀ ਵਾਹਗੁਰੂ ਜੀ ॥

ਨਕਲ ਕੀਤੀ ਪੁਰਾਤਨ ਪੇਥੀ ਤੋਂ ਪਟਿਆਲੇ ਮਿਤੀ ੩੦ ਚੇਤ,
੨੦੦੬ ਬਿਕਰਮੀ ਅਨੁਸਾਰ ੧੨ ਅਪ੍ਰੈਲ, ੧੯੫੦ ਈਸਵੀ,
ਦਿਨ ਬੁਧਵਾਰ ।

ਚੰਡਾ ਸਿੰਘ

ਅੰਤਕਾ ਨੰਬਰ ੧

ਸ਼ਬਦਾਰਥ

ਉ

ਉਚੇਰੀ—ਉੱਚੀ, ਨਦਰ-ਉਚੇਰੀ,
ਉੱਚੀ ਨਜ਼ਰ। ਮਗਾਰੂਰੇ ਯਾ
ਹੈਂ-ਕੜ-ਬਾਜ਼ ਬੰਦੇ ਨੂੰ ਉਚੇਰੀ
ਨਜ਼ਰ ਚਾੜੀ ਰੱਖਣ ਵਾਲਾ ਭੀ
ਆਖਦੇ ਹਨ।

ਉਲਾਮੇ—ਉਲਾਂਭੇ, ਤਾਹਨੇ।
ਉਧੀ ਆਈ—ਗਰਦਨ ਝੁਕ ਗਈ,
ਧੌਣ ਨੀਵੀਂ ਹੋ ਗਈ। ਉਂਧੀ
ਪਾਉਣਾ—ਸਿਰ ਉੱਚਾ ਨਾ
ਕਰਨਾ, ਸ਼ਰਮਿੰਦਾ ਹੋਣਾ।

ਅ

ਅਸਲਮ ਖਾਨ-ਬਹਾਦੁਰ ਸ਼ਾਹ
ਬਾਦਸ਼ਾਹ ਦੇ ਸਮੇਂ ਲਾਹੌਰ ਦਾ
ਨਾਇਬ ਨਾਜ਼ਮ ਯਾ ਸੁਬੇਦਾਰ।
ਅਹਿਦੀ—ਸਰਕਾਰੀ ਹੁਕਮ ਦੀ
ਪਾਲਣਾ ਲਈ ਭੇਜੇ ਸਵਾਰ।

ਅਕਾਬਰ—ਵੱਡੇ, ਮੁਰੈਲ, ਚੌਪਰੀ,
ਆਗੂ, ਸਰਦਾਰ, ਜਥੇਦਾਰ।

ਅਦਾਵਤ—ਦੁਸ਼ਮਨੀ, ਵੈਰ, ਅਦੋਤ।

ਅਬਨਾਸੀ—ਨਾਸ-ਰਹਿਤ, ਅਟਲ,

ਸਦੀਵੀ।

ਅੱਬਲ—ਅੱਵਲ, ਪਹਿਲੋਂ, ਪਹਿਲਾਂ।

ਅਮਲਾ ਫੈਲਾ—ਕੰਮ ਕਰਨ ਵਾਲੇ,

ਛੇਟੇ ਕਰਮਚਾਰੀ।

ਅਮੀਨ—ਸਰਕਾਰੀ ਕਰਮਚਾਰੀ,

ਮਾਮਲਾ ਉਗਰਾਹੁਣ ਵਾਲਾ।

ਅਵਸਰ।

ਅਰਾਬਾ—ਰਾਬਾ, ਬੰਦੂਕ ਦੀਆਂ
ਗੋਲੀਆਂ ਦੀ ਇਕ ਵਾੜ
ਯਾ ਵਾਰ।

ਅਲੈਂਦਾ—ਅਲਾਉਂਦਾ, ਬੋਲਦਾ।

ਅਵੱਲੇ—ਉਲਟੇ ਵਲ ਦੇ, ਉਲਟੇ,
ਪੁੱਠੇ, ਭੈੜੇ, ਮੰਦੇ।

ਅੰਬਰ—ਆਸਮਾਨ, ਆਕਾਸ਼।

ਸ

ਸਉਗੰਦ—ਸੌਂਹ, ਕਸਮ, ਸ਼ਪਥ।

ਸੱਗ ਸਾਹਿਬ—ਵਾਹਿਗੁਰੂ,

ਪ੍ਰਮਾਤਮਾ।

ਸਦੀਆਨੇ—ਸ਼ਾਦਿਆਨੇ, ਖੁਸ਼ੀ ਦੇਣ
ਵਾਲੇ ਬਾਜੇ।

ਸਾਕਤ—ਸਖਤੀ, ਜੋਰ, ਡਾਢਾ,
ਟਾਕਰਾ।

ਸਾਜੀ—ਬਣਾਈ, ਘੜੀ।

ਸਿੱਦਿਤ—ਜ਼ਿਆਦਤੀ, ਤੇਜ਼ੀ,
ਤਲਖੀ, ਡਸਾਦ, ਝਗੜਾ।

ਸਿੱਧ—ਸਿੱਧੀ ਵਾਲਾ ਜੋਗੀ, ਸੰਤ।

ਸੀਸਾ—ਸਿੱਕਾ (ਬਾਰੂਦ ਵਾਲਾ)।

ਸੈ—ਸੌ, ਸੈਂਕੜੇ।

ਸੈਨਾ—ਫੌਜ।

ਸੰਨਿਆਸੀ—ਸੰਨਿਆਸ-ਧਾਰੀ

ਸਾਧੂ।

੨੮.

ਹਗਾਮਾ—ਹੰਗਾਮਾ, ਝਗੜਾ, ਲੜਾਈ, ਝੋੜਾ, ਰੌਲਾ, ਖੱਪ ।
 ਹਮਾਇਤ—ਮਦਦ, ਸਹਾਇਤਾ, ਸਫ਼ਾਰਸ਼ ।
 ਕਤਰ—ਕਤਰੇ ਹੋਏ, ਮੋਨੇ, ਕੇਸ-ਹੀਨ, ਛੁੱਤਿਆਂ ਵਾਲੇ, ਪਟਿਆਂ ਵਾਲੇ।
 ਕਦੀਮ—ਪੁਰਾਣਾ ।
 ਕਲਾਮਾ ਖਾਵੇ—(ਰਬ ਦੇ) ਕਲਾਮ (ਕੁਰਾਨ) ਦੀ ਕਸਮ ਖਾਵੇ ।
 ਕਾਗਲ—ਕਾਗਜ਼ ।
 ਕਾਰਨ—ਢੰਗ, ਵਿਉਂਤ, ਤਰੀਕਾ, ਫੰਦਾ, ਘਾੜਤ, ਬਣੌਤ ।
 ਕਾਲ—ਸਮਾ, ਵੇਲਾ, ਵਖਤ, ਮੌਤ, ਅੰਤ ।
 ਕਾਵਸ—ਮੁਸੀਬਤ, ਕਲ੍ਹਾ, ਮੁਸ਼ਕਲ, ਛੁੱਡ, ਤਲਾਸ਼, ਟੋਲ ਦੀ ਅੱਖ ।
 ਕਿਤਾਬਤ—ਚਿੱਠੀ, ਲਿਖਤ ।
 ਕੁਹਮਕਿ—ਕੁਮਕ, ਸਹਾਇਕ ਫੌਜ ।
 ਕੇਤੀ—ਕਿਤਨੀ ਹੀ, ਕਿੰਨੀ ਹੀ, ਬੇਅੰਤ, ਬੇਚਿੜਕ, ਬੇਸ਼ਮਾਰ, ਅਣ-ਗਿਣਤ ।
 ਕੰਟ—ਕੂੰਟ, ਦਿਸ਼ਾ ਤਰਫ, ਪਾਸਾ ।
 ਕੋਟ—ਸ਼ਹਿਰ ਦੀ ਰਾਖੀ ਲਈ ਚੌਹੀਂ ਕੂੰਟੀ ਖਿੱਚੀ ਹੋਈ ਕੰਧ ਯਾ ਵਲਗਣ, ਕਿਲਾ ।
 ਖਨੀਮ—ਗਨੀਮ, ਵੈਰੀ, ਦੁਸ਼ਮਨ, ਲੁਟੇਰਾ, ਡਾਕੂ ।
 ਖਲਕ—ਲੁਕਾਈ, ਬੰਦੇ, ਦੁਨੀਆਂ ।
 ਖਾਰੀ ਟੋਕਰੀ, ਬਾਂਸ ਜਾਂ ਖਜੂਰ ਦੇ

ਪੱਤਿਆਂ ਜਾਂ ਕਾਨਿਆਂ ਦੀ ਟੋਕਰੀ ।
 ਖੋਏ—ਗੁਆਚੇ, ਅਕਲ ਦੇ ਖੋਏ, ਮੂਰਖ ।
 ਖੰਡੀਅਨ—ਖੰਡਨ ਹੁੰਦੇ ਹਨ, ਖੰਡੇ (ਮਿਟੇ, ਕੱਟੇ) ਜਾਂਦੇ ਹਨ ।
 ਗਾਲਾ—ਗਲਾ, ਚੱਕੀ ਵਿਚ ਦਲਣ ਯਾ ਪੀਹਣ ਲਈ ਜੋ ਲੱਪ ਦਾਣਿਆਂ ਦੀ ਪਾਈ ਜਾਂਦੀ ਹੈ।
 ਪੱਤਿਆਂ ਦਾ ਰੁੱਗ, ਜੋ ਕੁਤਰਨ ਵਾਸਤੇ ਟੋਕੇ ਦੀ ਮਸ਼ੀਨ ਵਿਚ ਰੱਖੀ ਦਾ ਹੈ ।
 ਗੋਸਾ—ਕਿਨਾਰਾ, ਨੁੱਕਰ, ਖੂੰਜਾ, ਇਕ ਪਾਸਾ, ਲੁਕਣ ਦੀ ਥਾਂ ।
 ਚਉਰਾਸੀ—ਚੌਰਾਸੀ ਲਖ ਜੂਨ ।
 ਦੇਖੋ ‘ਜੱਮਣ-ਮਰਨ’ ।
 ਚਸਮ ਨਿਵਾਈ—ਚਸਮ-ਨੁਮਾਈ, ਅੱਖ ਵਖਾਉਣੀ, ਡਾਂਟਣਾ, ਤਾੜਨਾ ਕਰਨੀ, ਧਮਕਾਉਣਾ।
 ਡਾਇਸੀ ਬੋਲੀ ਤੋਂ ਅਣਜਾਣ ਇਸਨੂੰ ‘ਚੁਸ਼ਮਨਿਆਈ’ ਭੀ ਆਖ ਦਿੰਦੇ ਹਨ ।
 ਚੱਕ ਗੁਰੂ ਕਾ—ਸ਼ਹਿਰ ਅੰਮ੍ਰਿਤਸਰ ਦਾ ਪੁਰਾਣਾ ਨਾਮ, ਇਸ ਨੂੰ ਚੱਕ ਗੁਰੂ ਰਾਮਦਾਸ ਭੀ ਆਖਦੇ ਹੁੰਦੇ ਸਨ, ਕਿਉਂਕਿ ਗੁਰੂ ਰਾਮਦਾਸ ਨੇ ਇਸ ਦੀ ਨੀਂਹ ਰੱਖੀ ਸੀ ।
 ਚਾਕਰ—ਨੌਕਰ, ਸੇਵਕ, ਹੁਕਮੀ

੨੯.

ਬੰਦਾ, ਕਾਮਾ ।
 ਚਿਹਰੇ ਲੈਣਾ—ਛੌਜੀ ਨੌਕਰ ਭਰਤੀ
 ਕਰਨ ਵੇਲੇ ਚਿਹਰੇ ਦੇ ਚਿਨ੍ਹ
 ਚਕਰ ਦੇਖਣੇ ਤੇ ਲਿਖਣੇ ।
 ਜਮ—ਮੌਤ ਦਾ ਫਰਿਸ਼ਤਾ,
 ਪਰਮਗਜ਼ ।
 ਜਮਾਤੀ—ਜਮੀਅਤ ਵਾਲੇ, ਜਥੇਦਾਰ,
 ਜਮਾਦਾਰ, ਜਮਾਅਤਦਾਰ ।
 ਜੋਗੀ—ਗੋਰਖਨਾਥ ਦੇ ਮਤ ਦਾ
 ਚੇਲਾ, ਯੋਗੀ, ਯੋਗ-ਭੇਖ ਦਾ
 ਧਾਰਨੀ, ਯੋਗਾ ਭਿਆਸ
 ਕਰਨ ਵਾਲਾ ।
 ਜੰਗਮ—ਸ਼ੈਵ ਮੱਤ ਦਾ ਫਿਰਕਾ ਜੋ
 ਜੋਗੀਆਂ ਦੀ ਸ਼ਾਖ ਹੈ, ਤੁਰਦ
 ਫਿਰਦੇ ਰਹਿਣ ਵਾਲਾ, ਜੋ ਇਕ
 ਬਾਂ ਨਾ ਟਿਕੇ । ਇਹ ਸਿਰ
 ਪਰ ਸੱਪ ਦੀ ਕਿਸਮ ਦੀ ਰੱਸੀ
 ਤੇ ਧਾਤ ਦਾ ਚੰਦ, ਮੇਰ ਦੇ
 ਖੰਭਾਂ ਨਾਲ ਸਜਾ ਕੇ ਪਹਿਨਦੇ
 ਹਨ ।
 ਜੰਗਾ ਖਾਨੀ—ਖਾਨਾ-ਜੰਗੀ, ਘਰ
 ਵਿਚ ਲੜਾਈ, ਆਪਸ ਵਿਚ
 ਦੰਗਾ, ਫਸਾਦ, ਕਲਹ ।
 ਜੰਮਣ-ਮਰਨ—ਆਵਾ-ਗੌਣ, ਜੂਨਾਂ
 ਵਿਚ ਪੈਣ ਦਾ ਗੜ੍ਹ,
 Transmigration of soul.
 ਹਿੰਦੂ ਮਤ ਅਨੁਸਾਰ ਸੰਸਾਰੀ
 ਜੂਨਾਂ ਦੀ ਗਿਣਤੀ ਚੌਰਾਸੀ
 ਲੱਖ ਹੈ । ਇਸ ਨੂੰ ‘ਚੌਰਾਸੀ’

ਭੀ ਆਖ ਦਿੰਦੇ ਹਨ ।
 ਛੈਹਿਬਰ—ਛਾਇਆ ਹੋਇਆ
 ਬੱਦਲ, ਬੱਦਲਾਂ ਦੀ ਝੜੀ,
 ਲਗਾਤਾਰ ਵਰਖਾ ।
 ਛੇੜ—ਲੜਾਈ ਲਈ ਪਿੰਡਾਂ ਦੇ ਲੋਕਾਂ
 ਦੇ ਗਰੋਹ ਯਾ ਦਸਤੇ । ਡੰਗਰਾਂ
 ਦੇ ਵੱਗ ਦਾ ਪਾਲੀ, ਛੇੜੀ,
 ਛੇੜੂ, ਛੇੜਖਾਨੀ ਕਰਨ ਵਾਲਾ,
 ਲੜਾਕਾ ।
 ਡਾਇਣ—ਡਾਕਣੀ, ਚੁੜੇਲ, ਭੂਤਨੀ,
 ਖਾ ਜਾਣ ਵਾਲੀ ।
 ਤਕੱਬਰ—ਗਰੂਰ, ਮਗਰੂਰੀ, ਹੈਂਕੜ-
 ਬਾੜੀ, ਆਕੜ, ਧੱਕੜ-ਸ਼ਾਹੀ ।
 ਤਕੀਆ—ਆਸਰਾ, ਸਰੂਣਾ, ਓਟ,
 ਟਿਕਾਣਾ, ਅੱਡਾ, ਸਾਧਾਂ ਫਕੀਰਾਂ
 ਦਾ ਡੇਰਾ ।
 ਤਰਕਾਰੀ—ਸਬਜ਼ੀ-ਭਾਜੀ ।
 ਤਾਣ—ਜ਼ੋਰ, ਤਾਕਤ ।
 ਤਾਮਸ—ਤਮੇਗੁਣ ਵਾਲਾ, ਕਰੋਧ,
 ਅੰਨ੍ਹੇਰਾ ।
 ਦੁਰਾਮਤਿ—ਦਰਾਮਦ, ਦਾਖਲ,
 ਪਹੁੰਚ, ਆਓ-ਭਰਾਤ ।
 ਧੜੀਆ—ਵਪਾਰੀ, ਤੋਲਾ, ਜੋ ਧੜਾਂ
 ਯਾ ਦਾਣੇ ਦੇ ਢੇਰਾਂ ਦਾ ਵਿਹਾਰ
 ਕਰਦਾ ਹੋਵੇ, ਧੜੀਆਂ (ਰਹਿ-
 ਸੇਰੀਆਂ, ਦਸੇਰੀਆਂ) ਤੋਲਣ
 ਵਾਲਾ, ਧੜਵਈ, ਹਟਵਾਣੀਆਂ।
 ਨਦਰ-ਉਚੇਰੀ—ਉੱਤੀ ਨਜ਼ਰ,
 ਹਉਮੈ, ਹੈਂਕੜ ਯਾ ਗਰੂਰ

੩੦.

ਭਰੀ ਅੱਖ ।

ਨਦਰ ਨ ਆਵਸ ਕੋਈ-ਨਜ਼ਰ
ਹੇਠਾਂ ਕੋਈ ਜ਼ਰਦਾ ਨਹੀਂ,
ਸਾਰੇ ਨੀਵੇਂ ਹੀ ਭਾਸਦੇ ਹਨ,
ਆਪਣੇ ਆਪ ਨੂੰ ਬਹੁਤ ਕੁਝ
ਸਮਝਦੇ ਹਨ ।

ਨਿਸਾ-ਤਸੱਲੀ, ਸੰਤੋਖ, ਹੌਸਲਾ,
ਦਲੇਰੀ ।

ਪੱਟੀ, ਅੰਮ੍ਰਿਤਸਰ ਦੇ ਜ਼ਿਲ੍ਹੇ
ਦਾ ਇਕ ਉਘਾ ਕਸਥਾ ਜੋ
ਮੁਸਲਮਾਨੀ ਸਮੇਂ ਵਿਚ ਹੈਬਤ
ਪੁਰ ਪੱਟੀ ਕਰ ਕੇ ਪ੍ਰਸਿੱਧ ਸੀ ।

ਪਰਵਾਨਾ-ਰੁੱਕਾ, ਹੁਕਮ, ਚਿੱਠੀ ।
ਪਰਾ-ਪਰਹਾ, ਪਰੂਾ, ਸਫ਼, ਕਤਾਰ,
ਲੜਾਈ ਲਈ ਫੌਜ ਦੀਆਂ
ਕਤਾਰਾਂ ।

ਪੀਰੀ-ਪੀਰ ਦਾ ਕੰਮ ਗੁਰਿਆਈ ।
ਪੰਜ-ਮਜ਼ਬੀ-ਅਨੇਕ ਧਰਮੀ, ਬਹੁ-
ਜਾਤੀਏ, ਭਾਵ ਪੰਜ ਪੀਰੀਏ,
ਸਰਵਰੀਏ ।

ਬਹਾਦੁਰ ਸ਼ਾਹ-ਸ਼ਾਹਜ਼ਾਦਾ ਮੁਅੱ-
ਜਮ, ਐਰੰਗਜ਼ੇਬ ਦਾ ਦੂਸਰਾ
ਪੁਤਰ ਜੋ ਆਪਣੇ ਵੱਡੇ ਭਾਈ
ਸ਼ਾਹਜ਼ਾਦਾ ਮੁਹੰਮਦ ਸ਼ੁਲਤਾਨ
ਦੇ ਮਰ ਚੁੱਕੇ ਹੋਣ ਦੇ ਕਾਰਣ
ਐਰੰਗਜ਼ੇਬ ਦੇ ਪਿੱਛੋਂ ਤੁਖਤ
ਤੇ ਬੈਠਾ । ਜਨਮ, ਅਕਤੂਬਰ
੧੯੪੩ ਈ., ਗੱਦੀ ਨਸ਼ੀਨੀ,
੨੨ ਅਪ੍ਰੈਲ ੧੯੦੭ ਈ.,

ਮੌਤ, ਲਾਹੌਰ, ੧੭ ਫਰਵਰੀ
੧੯੧੨ ਈ. ।

ਬਾਜ਼ੀ-ਖੇਲ ।

ਬਾਦ-ਹਵਾਈ-ਬਦ-ਹਵਾਸੀ, ਬੂਠ,

ਬਕਵਾਸ, ਕੂੜ, ਅਸੱਤ ।

ਬਿਦਿਤ-ਬਿਦਅਤ, ਧਰਮ ਵਿਰੁਧ
ਨਵੀਂ ਗੱਲ, ਬੁਰਿਆਈ, ਦੋਸ਼,
ਆਪਦ, ਬਿਪਤਾ ।

ਬੇਹੋ-ਬਾਏ, ਖੱਬੇ ਪਾਸੇ ।

ਬੈਰਾਗੀ-ਵੈਸ਼ਨੂ-ਮਤੀ, ਰਾਮਾਨੰਦੀ
ਸਾਧੂਆਂ ਦਾ ਇਕ ਫਿਰਕਾ,
ਵੈਰਾਗ ਵਾਲਾ ।

ਬੋਲ ਗਵਾਇਆ-ਮੰਦਾ ਬੋਲ ਕੇ
ਵਿਗਾੜ ਪਾਇਆ ।

ਬੰਦੀ-ਬੰਦਸ਼, ਬੰਦ ਕਰਨਾ ਜਿਹਲ
ਵਿਚ, ਕੈਦੀ ।

ਭਤਾਉਤੀ-ਭਤੋਤੀ, ਕਿਰਪਾਨ,
ਤਲਵਾਰ, ਸ੍ਰੀ-ਸਾਹਿਬ ।

ਭਾਈ-ਮਜ਼ਬ-ਹਮ ਮਜ਼ਹਬ, ਗੁਰ-
ਭਾਈ, ਧਰਮ-ਭਰਾ, ਇੱਕੋ
ਧਰਮ ਵਾਲੇ ।

ਭੇੜਾ-ਭੈੜ, ਟਾਕਰਾ, ਜੰਗ, ਲੜਾਈ ।

ਮਾਰੂ-ਉੱਚੀ ਆਵਾਜ਼ਾਂ ਵਾਲਾ
ਯੋਂਸਾ, ਲੜਾਈ ਯਾ ਮੌਤ ਸਮੇਂ
ਦਾ ਰਾਗ ।

ਮਸਲਤ-ਮਸਲਹਤ, ਨੇਕ ਸਲਾਹ,
ਚੰਗੀ ਵਿਚੁੱਤ ।

ਮਦੀ-ਸ਼ਰਾਬੀ, ਮਤਵਾਲਾ, ਮੁਰੱਈ,
ਦਾਵਾ ਯਾ ਝਗੜਾ ਕਰਨਵਾਲਾ ।

ਮੁਸੱਦੀ—ਮੁਤਸੱਦੀ, ਮੁਨਸੀ, ਦਫ਼-
ਤਰੀ ਬਾਬੂ, ਕਲਰਕ ।

ਮੀਰੀ—ਅਮੀਰੀ, ਸਰਦਾਰੀ, ਹਕੂ-
ਮਤ, ਬਾਦਸ਼ਾਹੀ ।

ਮੇਨੇ—ਮੁੰਨੇ ਹੋਏ, ਘੋਨ-ਮੋਨ, ਸਿਰ-
ਮੁੰਨੇ, ਕੇਸ-ਹੀਨ ।

ਮੇਰਚੇ—ਮੁਰਚਾਲ, ਕੀੜੀ ਦੀ ਚਾਲੇ
ਹੌਲੀ ਹੌਲੀ ਅੱਗੇ ਨੂੰ ਸਰ-
ਕਾਉਣ ਵਾਲੇ ਮਰੜ੍ਹੇ ਯਾ
ਓਲ੍ਹੇ ਜਿਨ੍ਹਾਂ ਦੇ ਪਿੱਛੇ ਲੁਕ ਕੇ
ਲੜਾਈ ਵਿਚ ਵੈਰੀ ਦਾ ਵਾਰ
ਰੋਕਿਆ ਜਾਂਦਾ ਯਾ ਵੈਰੀ ਪਰ
ਵਾਰ ਕਰਨ ਦਾ ਸਮਾ ਉਡੀ-
ਕਿਆ ਜਾਂਦਾ ਸੀ । ਅੱਜ ਕਲੁ
ਚੇ ਮੇਰਚੇ ਦਾ ਮਤਲਬ ਇਹੋ
ਹੀ ਹੁੰਦਾ ਹੈ, ਪਰ ਉਹ ਹੁੰਦੇ
ਹਨ ਜ਼ਮੀਨ ਵਿੱਚ ਪੱਟੀਆਂ
ਹੋਈਆਂ ਖਾਈਆਂ, ਟੋਏ ।

ਮੰਜਬ—ਮਜ਼ਹਬ, ਧਰਮ, ਪੰਥ ।

ਰੱਤਿ—ਖੂਨ, ਲੁਹੂ ।

ਰਾਬਾ—ਝੂਦੂਕ ਦੀਆਂ ਗੋਲੀਆਂ ਦੀ
ਇੱਕੈ ਵਾਰ ਕੀਤੀ ਵਰਖਾ,
ਦੇਖੋ ‘ਅਰਾਬਾ’ ।

ਲਾਹਾਨੂਰ—ਲਾਹੁਨੂਰ, ਲਾਹਨੂਰ,
ਲਾਹੌਰ ।

ਲੋਈ ਮੂੰਹ ਬੋਂ ਲੱਚੀ—ਨੰਗੀ ਮੂੰਹੀ,
ਪੜਦਾ ਲਹਿ ਗਿਆ, ਸਰਮ-
ਹਯਾ ਉਡ ਰਾਈ ।

ਵਕੀਲ—ਨੁਮਾਇੰਦਾ, ਕਚਹਿਰੀ ਵਿਚ
ਕਿਸੇ ਫਰੀਕ ਵਲੋਂ ਪੇਸ਼ ਹੋਣ
ਵਾਲਾ, ਬਹਿਸ ਕਰਨ ਵਾਲਾ,
ਮੁਖਤਾਰ, Agent, represen-
tative, Pleader.

ਵਾਹਰ—ਇਕੱਠੇ ਹੋ ਕੇ ਚੋਰਾਂ ਧਾੜ-
ਵੀਆਂ ਦਾ ਪਿੱਛਾ ਕਰਨ ਵਾਲੇ
ਜੇਧਿਆਂ ਦੀ ਜਮਾਤ ।

ਵੈਸਾਖੀ—ਬਸਾਖ ਦੀ ਪਹਿਲੀ
ਤਾਰੀਖ, ਸੂਰਜੀ ਸੰਮਤ ਦਾ
ਪਹਿਲਾ ਦਿਨ । ਇਸ ਦਿਨ
ਅੰਮ੍ਰਿਤਸਰ, ਆਨੰਦਪੁਰ
ਸਾਹਿਬ, ਰਮਦਮਾ ਸਾਹਿਬ
(ਸਾਬੋਕੀ ਤਲਵੰਡੀ) ਆਦਿ
ਥਾਈਂ ਸਿੰਘਾਂ ਦਾ ਖਾਸ
ਉੱਘਾ ਗੁਰ-ਪੁਰਖ(ਜੋੜ-ਮੇਲਾ)
ਹੁੰਦਾ ਹੈ ।

ਆਪ ਦਾ ਜ਼ਰੂਰੀ ਫਰਜ਼

‘ਇਤਿਹਾਸ’ ਕੌਮ ਦੀ ਜਿੰਦ ਜਾਨ ਹੁੰਦਾ ਹੈ । ਜਿਉਂ ਦੀਆਂ ਕੌਮਾਂ ਇਸੇ ਕਰਕੇ ਸਭ ਤੋਂ ਪਹਿਲਾਂ ਤੇ ਹੋਰਨਾਂ ਜ਼ਰੂਰੀ ਫਰਜ਼ਾਂ ਨਾਲ ਇਸ ਪਾਸੇ ਭੀ ਜਾਦੇ ਧਿਆਨ ਦੇਂਦੀਆਂ ਅਰੁ ਧਨੁ ਖਰਚਦੀਆਂ ਹਨ । ਸਿੱਖ ਕੌਮ ਦਾ ਇਤਿਹਾਸ ਜਿਤਨਾ ਵਧੇਰੇ ਸ਼ਾਨਦਾਰ ਤੇ ਫਖਰ ਯੋਗ ਹੈ, ਉਤਨਾਂ ਹੀ ਵਧੇਰੇ ਅਧੂਰਾ, ਖਿੰਡਿਆ-ਪੰਡਿਆ ਤੇ ਉਲਝਿਆ ਹੋਇਆ ਹੈ । ਦੁਸ਼ਮਨ ਤੇ ਹਾਕਮ ਕੌਮਾਂ ਨੇ ਅਪਣੇ ਮਤਲਬ ਲਈ ਸਾਡੀ ਤਾਰੀਖ ਨੂੰ ਜਾਣ ਬੁੱਝ ਕੇ ਭੀ ਵਿਗਾੜਿਆ ਹੈ । ਇਤਿਹਾਸ ਨੂੰ ਸੁੱਧ ਤੇ ਸੁਲਝੀ ਹੋਈ ਸੂਰਤ ਵਿਚ ਪ੍ਰਕਾਸ਼ ਕਰਨਾ ਬੜੀ ਜਿੰਮੇਵਾਰੀ ਤੇ ਸਰਦੀ ਪੁਜਦੀ ਜਥੇਬੰਦੀ ਦਾ ਹੀ ਕੰਮ ਹੈ । ਇਹੋ ਵਿਚਾਰ ਕੇ ‘ਸਿੱਖ ਹਿਸਟਰੀ ਸੋਸਾਇਟੀ’ ਕਾਇਮ ਹੋਈ ਹੈ । ਸੋ ਇਸ ਨੂੰ ਸਹੀ ਅਰਥਾਂ ਵਿਚ ਸਮਰੱਥ ਬਨਾਣ ਲਈ ਆਪ ਪੱਕੇ ਮੈਂਬਰ ਬਣੋ ਤੇ ਹੋਰਨਾਂ ਨੂੰ ਬਣਾਓ ! ਚੰਦਾ ਸਾਲਾਨਾ ੧੦) ਹੈ।
(ਸਕੱਤ੍ਰ)

ਸਿੱਖ ਹਿਸਟਰੀ ਸੋਸਾਇਟੀ

ਵਲੋਂ

ਛਪੀਆਂ ਪੁਸਤਕਾਂ

੧-ਮਾਖਜ਼ਿ ਤੂਰੀਖ ਸਿੱਖਾਂ (ਫਾਰਸੀ)	ਭੇਟਾ ੧੦੦)
੨-ਔਰਾਕਿ ਪ੍ਰੀਸ਼ਾਨ-ਤੂਰੀਖਿ ਪੰਜਾਬ (ਫਾਰਸੀ)	... ੩)
੩-ਮੁਖਤਿਸਰ ਨਾਨਕਸ਼ਾਹੀ ਜੰਡੀ (ਉਰਦੂ)	... ੧ =)
੪-ਸਿੱਖ ਇਤਿਹਾਸਕ ਯਾਦਗਾਰਾਂ (ਪੰਜਾਬੀ)	- ੩)
੫-ਗੁਰਪ੍ਰਣਾਲੀਆਂ (ਪੁਰਾਤਨ ਲਿਖਤੀ-ਗੁਰਮੁਖੀ)	
੬-ਸ਼ਾਹਨਾਮਾ ਇਹ ਰਣਜੀਤ ਸਿੰਘ (ਫਾਰਸੀ) } ਕ੍ਰਿਤ-ਅਹਮਦ ਯਾਰ, 'ਮੌਲਵੀ'	ਭੇਟਾ ੨)

ਛੇਤੀ ਛਪ ਰਹੀ ਹੈ

੧-ਤਾਰੀਖਿ ਅੰਮ੍ਰਿਤਸਰ (ਉਰਦੂ)	}
(ਸੰਮਤ ੧੯੩੬ ਤੋਂ ੧੯੨੬ ਤੱਕ ਦੀਆਂ ਲਿਖਤਾਂ)	

ਅੰਮ੍ਰਿਤਸਰ
ਹਾਲ ਨੰ: ੪-
ਗੁਰੂ ਰਾਮਦਾਸ ਨਿਵਾਸ }

ਸਕੱਤਰ
ਸਿੱਖ ਹਿਸਟਰੀ ਸੋਸਾਇਟੀ

B - 1508

ਗੁਰਦਾਵਾ ਪ੍ਰਿੰਟਿੰਗ ਪ੍ਰੈਸ (ਗੁਰਮਨ ਰੋਡ) ਅੰਮ੍ਰਿਤਸਰ ਵਿਚ ਸ: ਹਰਨਾਮ ਸਿੰਘ ਜੀ
ਸਕੱਤ੍ਰੂ ਸ਼੍ਰੋ: ਗੁ: ਪ੍ਰ: ਕਮੌਟੀ ਦੇ ਪਬਲਿਕ ਹੋਨ ਫਪੀ ਤੇ ਸਕੱਤ੍ਰੂ ਸਿੰਖ ਹਿਸਟਰੀ ਸੋਸਾਇਟੀ
ਅੰਮ੍ਰਿਤਸਰ ਨੇ ਪ੍ਰਕਾਸ਼ਤ ਕੀਤੀ ॥